

## ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ

**Ultimate religion is that which reveals the secret of Akal Purkh**

ਆਮ ਦੁਨੀਆਂ ਦੀ ਸੋਚ ਇਹੀ ਹੈ ਕਿ ਧਰਮ ਦਾ ਮੰਤਵ ਕੁਝ ਰਵਾਇਤਾਂ ਪੂਰੀਆਂ ਕਰਨੀਆਂ ਹਨ, ਜਿਸ ਨਾਲ ਅਕਾਲ ਪੁਰਖ (God) ਨੂੰ ਪਾਇਆ ਜਾ ਸਕਦਾ ਹੈ। ਜਿਆਦਾ ਤਰ ਲੋਕਾਂ ਦੀ ਸੋਚ ਅਨੁਸਾਰ ਅਕਾਲ ਪੁਰਖ ਦਾ ਕੋਈ ਸਰੀਰ ਹੈ ਅਤੇ ਕਿਸੇ ਖਾਸ ਥਾਂ ਤੇ ਰਹਿੰਦਾ ਹੈ। ਪਰੰਤੂ ਗੁਰਮਤਿ ਅਨੁਸਾਰ, ਨਾ ਤਾਂ ਉਸ ਦਾ ਕੋਈ ਖਾਸ ਸਰੀਰ ਹੈ, ਤੇ ਨਾ ਹੀ ਕਿਸੇ ਖਾਸ ਥਾਂ ਤੇ ਰਹਿੰਦਾ ਹੈ। ਉਸ ਨੂੰ ਰਵਾਇਤਾਂ ਪੂਰੀਆਂ ਕਰਕੇ ਜਾਂ ਕੋਈ ਖਾਸ ਪਦਾਰਥ ਦੇ ਕੇ ਨਹੀਂ ਪਾਇਆ ਜਾ ਸਕਦਾ ਹੈ। ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ, ਕਿਉਂਕਿ ਉਹ ਨਿਰੋਲ ਆਪ ਹੀ ਆਪ ਹੈ, ਨਾ ਤਾਂ ਉਹ ਪੈਦਾ ਕੀਤਾ ਜਾ ਸਕਦਾ ਹੈ ਤੇ ਨਾ ਹੀ ਬਣਾਇਆ ਜਾ ਸਕਦਾ ਹੈ। ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਹਿਰਦੇ ਵਿਚ ਵਸਾਇਆ ਹੈ, ਉਸ ਨੇ ਹੀ ਉਸ ਦੇ ਦਰ ਤੇ ਵਡਿਆਈ ਪਾਈ ਹੈ। ਇਸ ਲਈ ਆਉ, ਅਸੀਂ ਵੀ ਉਸ ਗੁਣਾਂ ਦੇ ਖਜ਼ਾਨੇ ਦੀ ਸਿਫ਼ਤਿ-ਸਾਲਾਹ ਕਰੀਏ, ਤੇ ਉਸ ਅਕਾਲ ਪੁਰਖ ਦੇ ਗੁਣ ਆਪਣੇ ਅੰਦਰ ਵਸਾ ਕੇ ਆਪਣਾ ਮਨੁੱਖ ਜੀਵਨ ਸਫ਼ਲ ਕਰੀਏ। ਅਕਾਲ ਪੁਰਖ ਦੇ ਗੁਣ ਗਾਵੀਏ, ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ। ਪ੍ਰੇਮ ਨੂੰ ਮਨ ਵਿਚ ਵਸਾ ਕੇ ਜੋ ਮਨੁੱਖ ਉਸ ਅਕਾਲ ਪੁਰਖ ਦੀ ਯਾਦ ਵਿੱਚ ਜੁੜਦਾ ਹੈ, ਉਹ ਆਪਣਾ ਦੁਖ ਦੂਰ ਕਰਕੇ ਸੁਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ। ਪਰ ਉਸ ਅਕਾਲ ਪੁਰਖ ਦਾ ਨਾਮੁ ਤੇ ਗਿਆਨ ਗੁਰੂ ਦੀ ਰਾਹੀਂ ਪ੍ਰਾਪਤ ਹੁੰਦਾ ਹੈ। ਗੁਰੂ ਰਾਹੀਂ ਹੀ ਇਹ ਪਰਤੀਤ ਹੁੰਦਾ ਹੈ, ਕਿ ਅਕਾਲ ਪੁਰਖ ਸਭ ਥਾਈਂ ਵਿਆਪਕ ਹੈ। ਗੁਰੂ ਹੀ ਸਾਡੇ ਲਈ ਸਭ ਕੁਝ ਹੈ (ਸ਼ਿਵ, ਗੋਰਖ ਤੇ ਬ੍ਰਹਮਾ, ਪਾਰਬਤੀ)। ਵੈਸੇ ਅਕਾਲ ਪੁਰਖ ਦੇ ਹੁਕਮੁ ਨੂੰ ਜੇ ਕਰ ਕੁਝ ਹੱਦ ਸਮਝ ਵੀ ਲਈਏ, ਤਾਂ ਵੀ ਉਸ ਦਾ ਵਰਣਨ ਨਹੀਂ ਕਰ ਸਕਦੇ ਹਾਂ, ਕਿਉਂਕਿ ਅਕਾਲ ਪੁਰਖ ਬੋਅੰਤ ਹੈ ਤੇ ਉਸ ਦਾ ਹੁਕਮੁ ਬਿਆਨ ਨਹੀਂ ਕੀਤਾ ਜਾ ਸਕਦਾ। ਸਤਿਗੁਰੂ ਅੱਗੇ ਇਹੀ ਅਰਦਾਸ ਕਰਨੀ ਹੈ ਕਿ ਮੈਨੂੰ ਇਹ ਸਮਝ ਦਿਓ ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਅਕਾਲ ਪੁਰਖ ਹੈ, ਸੈਂ ਉਸ ਨੂੰ ਭੁਲਾ ਨਾ ਦਿਆਂ। ਗੁਰੂ ਦੇ ਰਾਹੀਂ ਅਕਾਲ ਪੁਰਖ ਦੇ ਹੁਕਮੁ ਨੂੰ ਸਮਝ ਕੇ ਤੇ ਉਸ ਦੀ ਰਜਾ ਅਨੁਸਾਰ ਚਲ ਕੇ ਹੀ, ਮਨੁੱਖ ਉਸ ਨਾਲੋਂ ਵਿੱਖ ਦੂਰ ਕਰ ਸਕਦਾ ਹੈ।

**ਬਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥ (੮੮)**

ਗੁਰੂ ਨਾਨਕ ਸਾਹਿਬ ਨੇ ਸਾਨੂੰ ਸਾਰਿਆਂ ਨੂੰ ਸਬਦ ਗੁਰੂ ਦੇ ਲੜ ਲਾਇਆ ਹੈ। ਸਿੱਖ ਲਈ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਹੀ ਗੁਰੂ ਹੈ ਤੇ ਉਸ ਵਿਚੋਂ ਮਨੁੱਖ ਜੀਵਨ ਦੇ ਸਾਰੇ ਸੁਖ (ਅੰਮ੍ਰਿਤ) ਪ੍ਰਾਪਤ ਕਰ ਸਕਦਾ ਹੈ। ਗੁਰੂ ਬਾਣੀ ਉਚਾਰਦਾ ਹੈ, ਗੁਰੂ ਦਾ ਸੇਵਕ ਉਸ ਬਾਣੀ ਉਤੇ ਸ਼ਰਧਾ ਧਾਰਦਾ ਹੈ। ਗੁਰਬਾਣੀ ਅਨੁਸਾਰ ਚਲਣ ਵਾਲੇ ਸੇਵਕ ਨੂੰ ਗੁਰੂ ਯਕੀਨੀ ਤੌਰ ਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੰਦਾ ਹੈ।

**ਨਟ ਮਹਲਾ ੪ ॥ ਬਾਣੀ ਗੁਰੂ ਗੁਰੂ ਹੈ ਬਾਣੀ ਵਿੱਚਿ ਬਾਣੀ ਅੰਮ੍ਰਿਤ ਸਾਰੇ ॥ ਗੁਰੁ ਬਾਣੀ ਕਰੈ ਸੇਵਕੁ ਜਨੁ ਮਾਨੈ ਪਰਤਖਿ ਗੁਰੁ ਨਿਸਤਾਰੇ ॥੫॥ (੮੯)**

ਇਸ ਲਈ ਆਪਣੀਆਂ ਮਨੋਕਾਮਨਾਂ ਪੂਰੀਆਂ ਕਰਨ ਲਈ ਕਿਸੇ ਹੋਰ ਦਾ ਓਟ ਆਸਰਾ ਨਹੀਂ ਲੈਣਾ ਹੈ, ਸਿਰਫ ਸਬਦ ਗੁਰੂ ਭਾਵ ਗੁਰਬਾਣੀ ਦਾ ਹੀ ਆਸਰਾ ਲੈਣਾ ਹੈ।

**ਗੋੜ ਮਹਲਾ ੫ ॥ ਗੁਰੂ ਗੁਰੂ ਗੁਰੂ ਕਰਿ ਮਨ ਮੋਰੇ ॥ ਗੁਰੂ ਬਿਨਾ ਮੈ ਨਾਹੀ ਹੋਰੇ ॥ ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥ (੯੦)**

ਦੁਨੀਆਂ ਵਿਚ ਸੁਖ ਤੇ ਸ਼ਾਂਤੀ ਤਾਂ ਹੀ ਸੰਭਵ ਹੈ, ਜੇ ਕਰ ਅਕਾਲ ਪੁਰਖੁ ਜੋ ਕਿ ਸਾਰਿਆਂ ਦੇ ਹਿਰਦੇ ਵਿਚ ਵਸਦਾ ਹੈ, ਉਸ ਨੂੰ ਹਰੇਕ ਦੇ ਹਿਰਦੇ ਵਿਚ ਵਸਦਾ ਵੇਖਿਆ ਜਾਵੇ। ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ ਅਕਾਲ ਪੁਰਖੁ ਸਭ ਥਾਵਾਂ ਵਿਚ ਮੌਜੂਦ ਹੈ, ਉਸ ਨੂੰ ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।

**ਸੰਤੁ ਸੁਖੁ ਹੋਆ ਸਭ ਥਾਈ ॥ ਪਰਬੁਹਮੁ ਪੁਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ (੯੧)**

ਜਿਸ ਹਿਰਦੇ ਵਿਚ ਸਤਿਗੁਰੂ ਵੱਸਦਾ ਹੈ, ਉਥੇ ਸਤਸੰਗਤਿ ਬਣ ਜਾਂਦੀ ਹੈ। ਕਿਉਂਕਿ ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਵੱਸਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਅਕਾਲ ਪੁਰਖ ਦੇ ਗੁਣ ਗਾਉਂਦਾ ਹੈ। ਜਿਸ ਹਿਰਦੇ ਵਿਚ ਗੁਰੂ ਵੱਸਦਾ ਹੈ, ਉਸ ਵਿਚੋਂ ਗੁਰੂ ਦਾ ਸ਼ਬਦ, ਹਉਮੈਂ ਸਾੜ ਦਿੰਦਾ ਹੈ।

**ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥ ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥ ਜਹ ਸਤਿਗੁਰੁ ਤਹ ਹਉਮੈ ਸਬਦਿ ਜਲਾਈ ॥ (੯੧੦)**

ਗੁਰਬਾਣੀ ਦੇ ਆਸਰੇ ਤੋਂ ਬਿਨਾ ਇਸ ਭਵਸਾਗਰ ਤੋਂ ਪਾਰ ਨਹੀਂ ਹੋਇਆ ਜਾ ਸਕਦਾ ਹੈ, ਕਿਉਂਕਿ ਅਕਾਲ ਪੁਰਖੁ ਦੇ ਨਾਮ ਤੋਂ

ਵਾਂਝਿਆਂ ਰਹਿ ਕੇ ਜਗਤ ਦਵੈਤ ਭਾਵ ਤੇ ਮੇਰ-ਤੇਰ ਵਿਤਕਰੇ ਦੇ ਰੋਗ ਵਿਚ ਫਸਿਆ ਰਹਿੰਦਾ ਹੈ, ਤੇ ਆਤਮਕ ਮੌਤ ਸਹੇਲ ਲੈਂਦਾ ਹੈ।

**ਭਵਜਲ ਬਿਨੁ ਸਬਦੈ ਕਿਉ ਤਰੀਐ ॥ ਨਾਮ ਬਿਨਾ ਜਗੁ ਗੋਗ ਬਿਆਪਿਆ ਦੁਬਿਧਾ ਡੁਬਿਧਿ ਮਰੀਐ ॥੧॥ ਰਹਾਉ ॥ (੧੧੨੫)**

ਸਤਿਗੁਰੁ ਸਿੱਖ ਦੀ ਪ੍ਰਤਿਪਾਲਣਾਂ ਕਰਦਾ ਹੈ, ਆਪਣੇ ਸੇਵਕ ਉਤੇ ਸਦਾ ਮੇਹਰ ਕਰਦਾ ਹੈ। ਸਤਿਗੁਰੁ ਆਪਣੇ ਸਿੱਖ ਦੀ ਭੈੜੀ ਮਤਿ ਦੂਰ ਕਰ ਦਿੰਦਾ ਹੈ, ਕਿਉਂਕਿ ਸਿੱਖ ਆਪਣੇ ਸਤਿਗੁਰੁ ਦੇ ਉਪਦੇਸ਼ ਰਾਹੀਂ ਅਕਾਲ ਪੁਰਖੁ ਦਾ ਨਾਮੁ ਯਾਦ ਕਰਦਾ ਹੈ। ਸਤਿਗੁਰੁ ਆਪਣੇ ਸਿੱਖ ਦੇ ਮਾਇਆ ਦੇ ਬੰਧਨ ਕੱਟ ਦਿੰਦਾ ਹੈ ਅਤੇ ਗੁਰੂ ਦਾ ਸਿੱਖ ਵਿਕਾਰਾਂ ਵਲੋਂ ਹਟ ਜਾਂਦਾ ਹੈ। ਸਤਿਗੁਰੁ ਆਪਣੇ ਸਿੱਖ ਨੂੰ ਅਕਾਲ ਪੁਰਖੁ ਦਾ ਨਾਮ-ਰੂਪੀ ਧਨ ਦਿੰਦਾ ਹੈ ਤੇ ਇਸ ਤਰ੍ਹਾਂ ਸਤਿਗੁਰੁ ਦਾ ਸਿੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ। ਸਤਿਗੁਰੁ ਆਪਣੇ ਸਿੱਖ ਦਾ ਲੋਕ ਪਰਲੋਕ ਸਵਾਰ ਦਿੰਦਾ ਹੈ। ਸਤਿਗੁਰੁ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰਖਦਾ ਹੈ।

**ਅਸਟਪਦੀ ॥ ਸਤਿਗੁਰੁ ਸਿੱਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿੱਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿੱਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿੱਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿੱਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿੱਖ ਕਉ ਜੀਅ ਨਾਲਿ ਸਮਾਰੈ ॥੧॥**

(੨੯੬)

ਜਿਸ ਤਰ੍ਹਾਂ ਪੁੱਤਰ, ਮਾਂ ਦਾ ਕਰਜਾ ਨਹੀਂ ਉਤਾਰ ਸਕਦਾ, ਠੀਕ ਉਸੇ ਤਰ੍ਹਾਂ ਸਿੱਖ, ਗੁਰੂ ਦਾ ਕਰਜਾ ਵਾਪਿਸ ਨਹੀਂ ਕਰ ਸਕਦਾ। ਪਰੰਤੂ ਗੁਰੂ ਦਾ ਸਿੱਖ ਬਣਨ ਲਈ, ਅਕਾਲ ਪੁਰਖੁ ਦੇ ਦਰ ਤੇ ਪ੍ਰਵਾਨ ਹੋਣ ਲਈ, ਆਪਣੇ ਆਪ ਨੂੰ ਗੁਰੂ ਸਾਹਿਬ ਅੱਗੇ ਅਰਪਨ ਕਰਨਾ ਪੈਂਦਾ ਹੈ। ਗੁਰੂ ਸਾਹਿਬ ਦੇ ਦਰਸਾਏ ਗਏ ਮਾਰਗ ਤੇ ਚਲਣਾਂ ਪੈਂਦਾ ਹੈ। ਆਪਣੇ ਸੇਵਕ ਦਾ ਮਨੁੱਖ ਜੀਵਨ ਸਫਲ ਕਰਨ ਲਈ, ਗੁਰੂ ਦੇ ਚੀਜ਼ਾਂ ਮੰਗਦਾ ਹੈ:- ਸਮਰਪਣ ਅਤੇ ਵਿਸ਼ਵਾਸ।

ਕੁੰਜਾਂ ਆਪਣੇ ਬੱਚਿਆਂ ਨੂੰ ਛੱਡ ਕੇ ਦੂਰ ਦੂਰ ਤਕ ਚਲੀਆਂ ਜਾਂਦੀਆਂ ਹਨ ਤੇ ਉਹ ਆਪਣੇ ਮਨ ਵਿਚ ਕਰਤੇ ਦਾ ਧਿਆਨ ਰੱਖਦੀਆਂ ਹਨ। ਉਨ੍ਹਾਂ ਨੂੰ ਅਕਾਲ ਪੁਰਖੁ ਤੇ ਭਰੋਸਾ ਹੈ ਕਿ ਉਹ ਕਰਤਾ ਉਨ੍ਹਾਂ ਦੇ ਬੱਚਿਆਂ ਦਾ ਧਿਆਨ ਰੱਖੇਗਾ। ਜੇ ਕੁੰਜਾਂ ਅਕਾਲ ਪੁਰਖੁ ਤੇ ਭਰੋਸਾ ਰੱਖ ਸਕਦੀਆਂ ਹਨ, ਤਾਂ ਸਿੱਖ ਲਈ ਵੀ ਜੁੜੀ ਹੋ ਜਾਂਦਾ ਹੈ, ਕਿ ਉਹ ਗੁਰੂ ਤੇ ਵਿਸ਼ਵਾਸ ਰੱਖੇ, ਕਿ ਗੁਰੂ ਸਹੀ ਮਾਰਗ ਤੇ ਲਿਜਾਂਦਾ ਹੈ।

**ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਵੈ ਕਵਣੁ ਚੁਗਵੈ ਮਨ ਮਹਿ ਸਿਮਰਨੁ ਕਰਿਆ ॥੩॥ (੧੦)**

ਸਬਦ ਰੋਸਨੀ ਦੇਣ ਵਾਲਾ ਹੈ, ਜਿਸ ਦੁਆਰਾ ਜੀਵਨ ਵਿਚ ਚਲਣ ਲਈ ਸੋਝੀ ਪ੍ਰਾਪਤ ਹੁੰਦੀ ਹੈ। ਸਬਦ ਸੂਣ ਸਕਦੇ ਹਾਂ, ਪਰ ਵੇਖ ਨਹੀਂ ਸਕਦੇ, ਇਸੇ ਲਈ ਸਿੱਖ ਧਰਮ ਵਿਚ ਮੂਰਤੀ ਪੂਜਾ ਦਾ ਕੋਈ ਮਹੱਤਵ ਨਹੀਂ ਹੈ। ਜੋਗੀਆਂ ਦੇ ਧਰਮ ਦਾ ਮੰਤਵ ਗਿਆਨ ਪ੍ਰਾਪਤ ਕਰਨਾ ਹੈ। ਬ੍ਰਾਹਮਣਾਂ ਦੇ ਧਰਮ ਦਾ ਮੰਤਵ ਵੇਦਾਂ ਦੀ ਵਿਚਾਰ ਹੈ। ਖੜੀਆਂ ਦਾ ਧਰਮ ਸੂਰਮਿਆਂ ਵਾਲੇ ਕੰਮ ਕਰਨਾ ਹੈ, ਅਤੇ ਸੂਦਰਾਂ ਦਾ ਧਰਮ ਦੂਜਿਆਂ ਦੀ ਸੇਵਾ ਕਰਨੀ। ਗੁਰੂ ਸਾਹਿਬ ਨੇ ਸਾਰਿਆਂ ਦਾ ਮੁੱਖ-ਧਰਮ, ਉਸ ਅਕਾਲ ਪੁਰਖੁ ਨੂੰ ਹਰੇਕ ਜੀਵ ਵਿਚ ਵਸਦਾ ਵੇਖਣਾ, ਉਸ ਨੂੰ ਆਪਣੇ ਹਿਰਦੇ ਵਿਚ ਵਸਾਉਣਾਂ ਤੇ ਗੁਰਬਾਣੀ ਦੁਆਰਾ ਉਸ ਦੇ ਗੁਣ ਗਾਇਨ ਕਰਨਾ ਦੱਸਿਆ ਹੈ। ਜੋ ਮਨੁੱਖ ਇਸ ਭੇਦ ਨੂੰ ਜਾਣਦਾ ਹੈ, ਨਾਨਕ ਉਸ ਦਾ ਦਾਸ ਹੈ, ਉਹ ਮਨੁੱਖ ਅਕਾਲ ਪੁਰਖੁ ਦਾ ਰੂਪ ਹੈ। ਗੁਰੂ ਸਾਹਿਬਾਂ ਨੇ ਸਮੁੱਚੀ ਮਨੁੱਖਤਾ ਲਈ ਇਕੋ ਧਰਮ ਹੀ ਮੰਨਿਆ ਹੈ, ਉਹ ਹੈ ‘ਸਬਦ’। ਪੂਰੇ ਗੁਰੂ ਗਰੰਥ ਸਾਹਿਬ ਵਿਚ ਸਬਦ ਦਾ ਭੇਦ ਹੀ ਸਾਂਝਾ ਕੀਤਾ ਗਿਆ ਹੈ, ਤਾਂ ਜੋ ਅਸੀਂ ਅਕਾਲ ਪੁਰਖੁ ਦਾ ਹੁਕਮੁ ਤੇ ਉਸ ਦੀ ਅਸਲੀਅਤ ਨੂੰ ਸਮਝ ਸਕੀਏ।

**ਮਃ ੨ ॥ ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥ ਖੜੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾਕ੍ਰਿਤਰ ॥ ਸਰਬ ਸਬਦੰ ਏਕ ਸਬਦੰ ਜੇ ਕੇ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰਜਨ ਦੇਉ ॥ (੪੯੬)**

ਸਬਦ ਵੇਖਣ ਲਈ ਕੋਈ ਲਿਖਾਈ ਨਹੀਂ ਹੈ। ਇਸ ਨੂੰ ਪੜ੍ਹਨਾਂ, ਸੁਣਨਾਂ ਤੇ ਵਿਚਾਰਨਾ ਹੈ। ਆਮ ਆਦਮੀ ਆਪਣੀ ਹਉਮੈਂ ਕਰਕੇ ਸਬਦ ਨੂੰ ਅੰਦਰ ਨਹੀਂ ਵਸਾ ਸਕਦਾ। ਜੇ ਕਰ ਅੰਦਰ ਹਉਮੈਂ ਨਹੀਂ ਹੈ, ਤਾਂ ਉਹ ਸਬਦ ਦੁਆਰਾ ਗੁਰਮੁਖਿ ਦੀ ਅਵਸਥਾ ਤਕ ਪਹੁੰਚ ਸਕਦਾ ਹੈ। ਗੁਰੂ ਤੋਂ ਬਿਨਾ ਮਨ ਦੀ ਮੈਲ ਨਹੀਂ ਪੁਲਦੀ, ਅਕਾਲ ਪੁਰਖੁ ਵਿਚ ਜੁੜਨ ਤੋਂ ਬਿਨਾ ਮਾਨਸਕ ਅਡੋਲਤਾ ਨਹੀਂ ਹੋ ਸਕਦੀ। ਸਿਰਫ਼ ਇਕ ਅਕਾਲ ਪੁਰਖੁ ਦੀ ਹੀ ਸਿਫ਼ਤਿ-ਸਾਲਾਹ ਗੁਰੂ ਸਬਦ ਦੁਆਰਾ ਵਿਚਾਰਨੀ ਚਾਹੀਦੀ ਹੈ। ਜਿਹੜਾ ਅਕਾਲ ਪੁਰਖੁ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਹੋਰ ਹੋਰ ਆਸਾਂ ਛੱਡ ਦਿੰਦਾ ਹੈ। ਗੁਰੂ ਸਾਹਿਬ ਤਾਂ ਇਥੋਂ ਤਕ ਸਮਝਾਉਂਦੇ ਹਨ ਕਿ ਜਿਹੜਾ ਆਪ ਅਕਾਲ ਪੁਰਖੁ ਦੇ ਦਰਸ਼ਨ ਕਰ ਕੇ ਮੈਨੂੰ ਦਰਸ਼ਨ ਕਰਾਉਂਦਾ ਹੈ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ।

**ਸਿਰੀਰਾਗੁ ਮਹਲਾ ੧ ॥ ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ ਏਕੋ ਸਬਦ ਵੀਚਾਰੀਐ ਅਵਰ ਤਿਆਗੈ ਆਸ ॥**

**ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਰੈ ਜਾਸੁ ॥੪॥ (੧੮)**

ਸਬਦ ਕੋਈ ਮੰਤਰ ਨਹੀਂ, ਜੋ ਕੰਨ ਵਿਚ ਗੁਪਤ ਰੂਪ ਵਿਚ ਦਿੱਤਾ ਜਾ ਸਕਦਾ ਹੈ। ਇਹ ਤਾਂਤ੍ਰਿਕ ਵਿਦਿਆ ਜਾਂ ਮਦਾਰੀ ਦਾ ਬੇਲ ਨਹੀਂ। ਸਬਦ ਦੀ ਪ੍ਰਾਪਤੀ ਕਰਮ ਜੋਗ, ਹੱਠ ਜੋਗ ਜਾਂ ਕਰਮ ਕਾਂਡਾ ਨਾਲ ਨਹੀਂ ਹੋ ਸਕਦੀ ਹੈ। ਸਿਰਫ਼ ਇਕ ਅਕਾਲ ਪੁਰਖੁ ਦੀ ਸਿਫ਼ਤ ਸਾਲਾਹ ਨਾਲ ਸੁਰਤ ਜੋੜਨੀ ਹੈ। ਇਕ ਅਕਾਲ ਪੁਰਖੁ ਦੇ ਪਿਆਰ ਤੋਂ ਬਿਨਾਂ ਦੁਨੀਆਂ ਦੀ ਸਾਰੀ ਦੌੜ-ਭੱਜ ਜੰਜਾਲ ਬਣ ਜਾਂਦੀ ਹੈ। ਜਿਸ ਮਾਇਆ ਦਾ ਮੌਹ ਵਿਚ ਇਹ ਸਾਰਾ ਜਗਤ ਫਸਿਆ ਹੋਇਆ ਹੈ, ਉਹ ਸਾਰਾ ਵਿਅਰਥ ਹੈ।

**ਮੇਰੇ ਮਨ ਏਕਸ ਸਿਉ ਚਿਤੁ ਲਾਇ ॥ ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੌਹ ਮਾਇ ॥੧॥ ਰਹਾਉ ॥ (੪੪)**

ਗੁਰੂ ਅਤੇ ਗੁਰੂ ਸਬਦ ਵਿਚ ਕੋਈ ਭਿੰਨਤਾ ਨਹੀਂ ਹੈ। ਸਬਦ ਹੀ ਨਿਰੰਕਾਰ ਹੈ, ਅਬਿਨਾਸੀ ਹੈ, ਸ੍ਰਿਸ਼ਟੀ ਦਾ ਕਰਤਾ ਹੈ, ਭਵਜਲ ਪਾਰ ਕਰਨ ਲਈ ਬੋਹਿਸ਼ ਹੈ, ਜੀਵਨ ਦੀ ਰੋਂ ਹੈ, ਆਤਮ ਪ੍ਰਕਾਸ਼ ਹੈ। ਪਰ ਸਬਦ ਸਾਡੇ ਬਾਹਰੀ ਮਨ ਦੀ ਬੁਧੀ ਤੇ ਵਿਚਾਰਾਂ ਦੀ ਪਕੜ ਤੋਂ ਪਰੇ ਹੈ। ਉਸ ਗੁਰੂ ਤੋਂ ਸਦਾ ਹੀ ਕੁਰਬਾਨ ਜਾਣਾ ਚਾਹੀਦਾ ਹੈ, ਜਿਹੜਾ ਆਪ ਨਿਰਲੇਪ ਹੈ, ਤੇ ਦੁਸਰਿਆਂ ਨੂੰ ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ। ਜਿਹੜਾ ਗੁਰੂ-ਪਾਤਿਸ਼ਾਹ ਅਕਾਲ ਪੁਰਖੁ ਦਾ ਮਿਲਾਪ ਕਰਵਾਉਂਦਾ ਹੈ, ਉਸ ਨੂੰ ਸਦਾ ਸਿਰ ਨਿਵਾਂਣਾ ਚਾਹੀਦਾ ਹੈ।

**ਨਾਰਾਇਨ ਨਰਪਤਿ ਨਮਸਕਾਰੈ ॥ ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੌਹਿ ਤਾਰੈ ॥੧॥ ਰਹਾਉ ॥ (੧੩੦੧-੧੩੦੨)**

ਜੇ ਕਰ ਅੰਦਰ ਸਬਦ ਨਹੀਂ ਵਸਿਆ ਤਾਂ ਵਿਕਾਰਾਂ ਕਰਕੇ ਮਨੁੱਖ ਦੁਖੀ ਹੁੰਦਾਂ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਮਲੀਨ-ਮਨ ਰਹਿੰਦੇ ਹਨ, ਵਿਕਾਰਾਂ ਦੀ ਮੈਲ ਨਾਲ ਲਿਬੜੇ ਰਹਿੰਦੇ ਹਨ, ਉਨ੍ਹਾਂ ਦੇ ਅੰਦਰ ਹਉਮੈ ਤੇ ਲਾਲਚ ਦਾ ਰੋਗ ਟਿਕਿਆ ਰਹਿੰਦਾ ਹੈ। ਇਹ ਮੈਲ ਗੁਰੂ ਦੇ ਸਬਦ ਤੋਂ ਬਿਨਾ ਨਹੀਂ ਉਤਰਦੀ, ਸਬਦ ਤੋਂ ਬਿਨਾ ਆਤਮਕ ਮੌਤ ਸਹੜ ਕੇ ਖੁਆਰ ਹੋ ਹੋ ਕੇ ਜਨਮ-ਮਰਣ ਦੇ ਗੇੜ ਵਿਚ ਪਏ ਰਹਿੰਦੇ ਹਨ। ਉਹ ਮਾਇਆ ਦੀ ਨਾਸ਼ਵੰਤ ਜਗਤ-ਖੇਡ ਵਿਚ ਫਸੇ ਰਹਿੰਦੇ ਹਨ, ਇਸ ਵਿਚੋਂ ਉਨ੍ਹਾਂ ਨੂੰ ਨਾ ਉਰਲਾ ਬੰਨਾ ਲੱਭਦਾ ਹੈ, ਤੇ ਨਾ ਪਰਲਾ ਬੰਨਾ।

**ਅਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥ ਬਿਨੁ ਸਥਦੈ ਮੈਲੁ ਨ ਉਤਰੈ ਮਰਿ ਜਾਮਹਿ ਗੋਇ ਖੁਆਰੁ ॥ ਧਾਤੁਰ ਬਾਜੀ ਪਲਾਚਿ ਰਹੇ ਨਾ ਉਰਵਾਰੁ ਨ ਪਾਰੁ ॥੩॥ (੨੯)**

ਸਬਦ ਦਾ ਮਨ ਵਿਚ ਵੱਸਣਾ ਜ਼ਰੂਰੀ ਹੈ। ਇਸ ਲਈ ਗੁਰੂ ਦੀ ਸਰਨ ਪੈ ਕੇ ਉਸ ਅਕਾਲ ਪੁਰਖੁ ਨੂੰ ਯਾਦ ਕਰਨਾ ਹੈ। ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸਬਦ ਵੱਸ ਜਾਂਦਾ ਹੈ, ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿੱਤਰ ਹੋ ਜਾਂਦਾ ਹੈ ਭਾਵ, ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟ ਜਾਂਦੇ ਹਨ।

**ਮੇਰੇ ਮਨ ਗੁਰ ਮੁਖਿ ਪਿਆਇ ਹਰਿ ਸੋਇ ॥ ਗੁਰ ਕਾ ਸਥਦੁ ਮਨਿ ਵਸੈ ਮਨੁ ਤਨੁ ਨਿਰਮਲੁ ਗੋਇ ॥੧॥ ਰਹਾਉ ॥ (੩੨)**

ਜੇ ਕਰ ਭਗਤੀ ਕਰਨ ਵਾਸਤੇ ਕੋਈ ਖਾਸ ਵੇਲਾ, ਕੋਈ ਖਾਸ ਵਕਤ ਨਿਯਤ ਕਰਨਾ ਵਿਚਾਰਦੇ ਰਹੀਏ, ਤਾਂ ਕਿਸੇ ਵੇਲੇ ਵੀ ਭਗਤੀ ਨਹੀਂ ਹੋ ਸਕਦੀ। ਇਸ ਲਈ ਇੰਤਜਾਰ ਨਹੀਂ ਕਰਦੇ ਰਹਿਣਾ ਹੈ, ਹਰ ਵੇਲੇ ਹੀ ਅਕਾਲ ਪੁਰਖੁ ਦੇ ਨਾਮੁ ਵਿਚ ਰੰਗੇ ਰਹਿਣਾ ਹੈ, ਤਾਂ ਜੋ ਉਸ ਦੇ ਦਰ ਤੇ ਸਦਾ-ਬਿਰ ਰਹਿਣ ਵਾਲੀ ਸੋਭਾ ਮਿਲ ਸਕੇ।

**ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਗੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ (੩੪)**

ਸਿਰਫ ਇਕੋ ਇਕ ਤਰੀਕਾ ਹੈ, ਜਿਸ ਨਾਲ ਹਉਮੈਂ ਦੂਰ ਕੀਤਾ ਜਾ ਸਕਦਾ ਹੈ, ਉਹ ਹੈ ਗੁਰਬਾਣੀ ਦੁਆਰਾ ਅਕਾਲ ਪੁਰਖੁ ਦੀ ਉਸਤਤ। ਗੁਰੂ ਦੀ ਮਤਿ ਲੈ ਕੇ ਉਸ ਸਦਾ-ਬਿਰ ਅਕਾਲ ਪੁਰਖੁ ਦੀ ਸਿਫਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਹੈ, ਅਸੀਂ ਉਸ ਦਾ ਉਰਲਾ ਜਾਂ ਪਰਲਾ ਬੰਨਾ ਨਹੀਂ ਲੱਭ ਸਕਦੇ ਹਾਂ। ਉਹ ਅਕਾਲ ਪੁਰਖੁ ਆਪ ਹੀ ਆਪਣੇ ਹੁਕਮੁ ਅਨੁਸਾਰ ਹਰੇਕ ਵਿਚ ਵੱਸਦਾ ਹੈ, ਤੇ ਆਪਣੇ ਹੁਕਮੁ ਵਿਚ ਹੀ ਜੀਵਾਂ ਦੀ ਸੰਭਾਲ ਕਰਦਾ ਹੈ। ਗੁਰੂ ਦੇ ਸਬਦ ਵਿਚ ਜੁੜ ਕੇ ਆਪਣੇ ਅੰਦਰੋਂ ਹਉਮੈਂ ਦੂਰ ਕਰਕੇ ਅਕਾਲ ਪੁਰਖੁ ਦੀ ਸਿਫਤਿ-ਸਾਲਾਹ ਕਰਨੀ ਚਾਹੀਦੀ ਹੈ। ਜਿਹੜੀ ਜੀਵ-ਇਸਤ੍ਰੀ ਅਕਾਲ ਪੁਰਖੁ ਦੇ ਨਾਮੁ ਤੋਂ ਸੱਖਣੀ ਰਹਿੰਦੀ ਹੈ, ਉਹ ਔਗੁਣਾਂ ਨਾਲ ਭਰ ਜਾਂਦੀ ਹੈ ਤੇ ਦੁਖੀ ਹੁੰਦੀ ਹੈ।

**ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਵਾਰੁ ॥ ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥ ਗੁਰ ਸਥਦੀ ਸਾਲਾਹੀਐ ਹਉਮੈ ਵਿਚਹੁ ਖੋਇ ॥ ਸਾ ਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥ (੩੭)**

ਸਬਦ ਭਵਜਲ ਪਾਰ ਕਰਨ ਲਈ ਬੋਹਿਸ਼ ਹੈ। ਇਸ ਲਈ ਗੁਰਬਾਣੀ ਦਾ ਪਾਠ, ਕੀਰਤਨ, ਭਾਵ ਅਰਥ, ਸਮਝ ਕੇ ਸਬਦ ਦੀ ਕਮਾਈ ਕਰਨੀ ਹੈ, ਸਬਦ ਵਿਚ ਆਪਣੀ ਸੁਰਤ ਜੋੜਨੀ ਹੈ ਤੇ ਸਦਾ ਲਈ ਉਸ ਵਿਚ ਲੀਨ ਹੋ ਜਾਣਾ ਹੈ। ਜਿਵੇਂ ਪਾਣੀ ਵਿਚ ਉੱਗਿਆ ਹੋਇਆ ਕਮਲ ਦਾ ਛੁੱਲ ਪਾਣੀ ਨਾਲੋਂ ਨਿਰਾਲਾ ਰਹਿੰਦਾ ਹੈ, ਉਸ ਉਪਰ ਆਸੇ ਪਾਸੇ ਦੇ ਪਾਣੀ ਦਾ ਅਸਰ ਨਹੀਂ ਹੁੰਦਾਂ ਹੈ। ਮੁਰਗਾਬੀ ਨਦੀ ਵਿਚ ਤਰਦੀ ਰਹਿੰਦੀ ਹੈ, ਪਰ ਉਸ ਦੇ ਖੰਭ ਪਾਣੀ ਨਾਲ ਨਹੀਂ ਭਿੱਜਦੇ ਹਨ, ਇਸੇ ਤਰ੍ਹਾਂ ਗੁਰੂ ਦੇ ਸਬਦ ਵਿਚ ਸੁਰਤ ਜੋੜ ਕੇ, ਬਾਹਰੀ ਦੁਨੀਆਂ ਦੇ ਵਿਕਾਰਾਂ ਤੋਂ ਨਿਰਲੇਪ ਰਹਿ ਕੇ, ਸੰਸਾਰ-ਸਮੁੰਦਰ ਪਾਰ ਕਰ ਸਕਦੇ ਹਾਂ। ਗੁਰੂ ਸਾਹਿਬ ਨੇ ਰਵਾਇਤੀ ਤੌਰ ਤੇ ਕਿਸੇ ਅੱਖਰ ਨੂੰ ਦੁਹਰਾਈ ਜਾਣ ਨੂੰ ਨਾਮੁ ਜਾਪਣਾ ਨਹੀਂ ਕਿਹਾ ਹੈ। ਬਲਕਿ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨਾ ਹੀ ਅਸਲੀ ਨਾਮੁ ਸਮਝਾਇਆ ਹੈ। ਇਸ ਲਈ ਸੰਸਾਰ ਦੀਆਂ ਆਸਾਂ ਵਲੋਂ ਨਿਰਲੇਪ ਰਹਿਣਾਂ ਹੈ ਤੇ ਇਕ ਅਕਾਲ ਪੁਰਖੁ ਨੂੰ ਆਪਣੇ ਮਨ ਵਿਚ ਵਸਾਣਾ ਹੈ।

**ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਥਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥੯੩੮॥**

ਇਤਨਾਂ ਹੀ ਕਾਢੀ ਨਹੀਂ, ਸਾਵਧਾਨ ਤੇ ਇਕਾਗਰ ਚਿਤ ਹੋਣ ਦੀ ਭਾਰੀ ਜ਼ਰੂਰਤ ਹੈ। ਧਿਆਨ ਨਾਲ ਚਿੱਤ ਨੂੰ ਇਕ ਨਿਸ਼ਾਨੇ ਤੇ ਟਿਕਾ ਕੇ ਅਕਾਲ ਪੁਰਖੁ ਦੀ ਸਿਫਤਿ-ਸਾਲਾਹ ਕਰਨੀ ਹੈ। ਅਕਾਲ ਪੁਰਖੁ ਦੇ ਗੁਣਾਂ ਨੂੰ ਮਨ ਵਿਚ ਵਸਾਣਾਂ ਹੀ ਅਸਲੀ ਨਾਮੁ ਹੈ ਤੇ ਇਨ੍ਹਾਂ ਗੁਣਾਂ ਨੂੰ ਮਨ ਵਿਚ ਵਸਾਣਾ ਤੇ ਅਡੋਲ ਅਵਸਥਾ ਵਿਚ ਟਿਕੇ ਰਹਿਣ ਨਾਲ ਹੀ ਸੁਖਾਂ ਦੀ ਮਣੀ ਪ੍ਰਾਪਤ ਹੁੰਦੀ ਹੈ।

**ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥ ਸਾਵਧਾਨ ਏਕਾਗਰ ਚੰਤ ॥ ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥ ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥ (੨੯੪)**

ਲੋਕ ਸਮਝਦੇ ਹਨ ਕਿ ਸਤਿਗੁਰ ਦਾ ਸਬਦ ਕੋਈ ਗੀਤ ਹੈ, ਪਰ ਇਹ ਤਾਂ ਅਕਾਲ ਪੁਰਖੁ ਦੇ ਗੁਣਾਂ ਦੀ ਵਿਚਾਰ ਹੈ। ਸਤਿਗੁਰ ਦਾ

ਸਬਦ ਮਨੁੱਖ ਨੂੰ ਇਸ ਜੀਵਨ ਵਿਚ ਮੁਕਤ ਕਰਦਾ ਹੈ। ਗੁਰਬਾਣੀ ਦਾ ਕੀਰਤਨ, ਗੀਤ ਦੀ ਤਰ੍ਹਾਂ, ਮਨ ਨੂੰ ਖੁਸ਼ ਕਰਨ ਲਈ, ਵੱਖ ਵੱਖ ਟਿਊਨਾਂ ਵਿਚ ਗਾਇਨ ਨਹੀਂ ਕਰਨਾ ਹੈ। ਕੀਰਤਨ ਮਨ ਨੂੰ ਸਿਧੇ ਰਸਤੇ ਤੇ ਪਾਉਣ ਲਈ, ਰਹਾਉ ਦੀ ਪੰਗਤੀ ਦੀ ਟੇਕ ਲੈ ਕੇ ਕਰਨਾ ਹੈ, ਤਾਂ ਜੋ ਸਬਦ ਦੀ ਵੀਚਾਰ ਮਨ ਵਿਚ ਟਿਕ ਸਕੇ ਤੇ ਸਾਡਾ ਸੁਧਾਰ ਹੋ ਸਕੇ। ਹੋਰ ਟਿਊਨਾਂ ਵਰਤਣ ਨਾਲ ਮਨ ਟਿਕਾ ਵਿਚ ਆਉਣ ਦੀ ਬਜਾਏ ਖਿੰਡਿਆ ਜਾਂਦਾ ਹੈ। ਅੱਜਕਲ ਅਸੀਂ ਵੱਖ ਵੱਖ ਟਿਊਨਾਂ ਵਿਚ ਗਾਇਨ ਕਰਨ ਵਾਲੇ ਰਾਗੀਆਂ ਕਰਕੇ ਗੁਰਬਾਣੀ ਦੇ ਅਸਲੀ ਮੰਤਵ ਤੋਂ ਭਟਕੇ ਪਏ ਹਾਂ।

### ਲੋਗ ਜਾਨੈ ਇਹ ਗੀਤੁ ਹੈ ਇਹ ਤਉ ਬੁਹਮ ਬੀਚਾਰ ॥ (੩੩੫)

ਭਾਰਤ ਦਾ ਸਵਿਧਾਨ ਬਦਲਣਾਂ ਆਸਾਨ ਹੈ, ਇਸ ਲਈ ਕਈ ਵਾਰੀ ਬਦਲਿਆ ਜਾ ਚੁਕਾ ਹੈ। ਅਮਰੀਕਾ ਦਾ ਸਵਿਧਾਨ ਬਦਲਣਾਂ ਆਸਾਨ ਨਹੀਂ ਹੈ, ਇਸ ਲਈ ਬਹੁਤ ਘਟ ਵਾਰੀ ਬਦਲਿਆ ਜਾ ਚੁਕਾ ਹੈ। ਜੁਗੋਂ ਜੁਗ ਅਟੱਲ ਗੁਰੂ ਗਰੰਥ ਸਾਹਿਬ ਵਿਚ ਕੋਈ ਬਦਲਾਵ ਨਹੀਂ ਕਰ ਸਕਦਾ ਹੈ। ਅੱਜਕਲ ਕਈ ਲੋਕ ਗੁਰਬਾਣੀ ਨੂੰ ਤੋੜ ਮਰੋੜ ਕਰਨ ਦੀਆਂ ਚਾਲਾਂ, ਕੀਰਤਨ ਦੁਆਰਾ ਕਰ ਰਹੇ ਹਨ, ਇਸ ਤੋਂ ਸਾਵਧਾਨ ਹੋਣ ਦੀ ਲੋੜ ਹੈ। ਬਿਹਤਰ ਇਹੀ ਹੈ ਕਿ ਅਸੀਂ ਸਬਦਾਂ ਦੀ ਪੋਥੀ ਕੋਲ ਰੱਖ ਕੇ ਕੀਤਰਨ ਸੁਣੀਏ, ਤਾਂ ਜੋ ਸਾਨੂੰ ਸਹੀ ਜਾਣਕਾਰੀ ਹੋ ਸਕੇ, ਤੇ ਇਹ ਵੀ ਪਤਾ ਲੜ ਸਕੇ ਕਿ ਗਾਇਨ ਕਰਨ ਵਾਲਾ, ਗੁਰਬਾਣੀ ਵਿਚ ਕੋਈ ਤੋੜ ਮਰੋੜ ਤਾਂ ਨਹੀਂ ਕਰ ਰਿਹਾ ਹੈ।

ਗੁਰੂ ਦਾ ਸਬਦ ਹੀਰੇ ਵਰਗਾ ਹੈ, ਇਸ ਲਈ ਸਬਦ ਅਨੁਸਾਰ ਚਲਣਾਂ ਹੈ। ਸਤਿਗੁਰ ਦਾ ਸਬਦ ਇਕ ਐਸੀ ਅਮੋਲਕ ਦਾਤ ਹੈ, ਜਿਸ ਵਿਚ ਅਕਾਲ ਪੁਰਖੁ ਦੀਆਂ ਵਡਿਆਈਆਂ ਭਰੀਆਂ ਪਈਆਂ ਹਨ। ਸਬਦ ਦੁਆਰਾ ਮਨੁੱਖ ਦਾ ਮਨ ਅਕਾਲ ਪੁਰਖੁ ਦੀ ਯਾਦ ਵਿਚ ਟਿਕ ਜਾਂਦਾ ਹੈ, ਤੇ ਸਦਾ-ਬਿਰ ਰਹਿਣ ਵਾਲੇ ਅਕਾਲ ਪੁਰਖੁ ਵਿਚ ਉਸ ਦਾ ਪ੍ਰੇਮ ਬਣ ਜਾਂਦਾ ਹੈ।

### ਗਰ ਕਾ ਸਬਦੁ ਰਤਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਗਾ ਏਹੁ ਹੋਆ ਸਮਾਉ ॥ (੯੨੦)

ਗੁਰੂ ਗਰੰਥ ਸਾਹਿਬ ਕੋਈ ਵੇਦ ਜਾਂ ਸਿਮਰਤੀ ਨਹੀਂ ਹੈ, ਇਹ ਆਪ ਪੂਰਨ ਗੁਰੂ ਹਨ। ਇਹ ਧਿਆਨ ਵਿਚ ਰੱਖਣਾ ਹੈ ਕਿ ਜਦੋਂ ਅਸੀਂ ਗੁਰੂ ਘਰ ਵਿਚ ਜਾਂਦੇ ਹਾਂ, ਤਾਂ ਗੁਰੂ ਸਾਹਿਬ ਕੋਲੋਂ ਸਿੱਖਣ ਲਈ ਜਾਂਦੇ ਹਾਂ, ਗੁਰੂ ਸਾਹਿਬ ਨੂੰ ਪੜ੍ਹਾਉਣ ਲਈ ਨਹੀਂ। ਹਰੇਕ ਨੂੰ ਆਪਣੇ ਮਨ ਵਿਚ ਇਹ ਸਵਾਲ ਪੁਛਣਾਂ ਚਾਹੀਦਾ ਹੈ, ਕਿ ਮੈਂ ਅੱਜ ਗੁਰੂ ਸਾਹਿਬ ਦੀ ਪਾਠਸ਼ਾਲਾ ਤੋਂ ਕੀ ਸਿੱਖ ਕੇ ਘਰ ਜਾ ਰਿਹਾ ਹਾਂ। ਗੁਰੂ ਅਰਜਨ ਸਾਹਿਬ ਸਮਝਾਉਂਦੇ ਹਨ, ਕਿ ਜਿਹੋ ਜਿਹਾ ਸਤਿਗੁਰ ਸੁਣੀਦਾ ਸੀ, ਉਹੋ ਜਿਹਾ ਹੀ ਮੈਂ ਅੱਖੀਂ ਵੇਖ ਲਿਆ ਹੈ, ਗੁਰੂ ਅਕਾਲ ਪੁਰਖੁ ਦੀ ਹਜ਼ੂਰੀ ਦਾ ਵਿਚੋਲਾ ਹੈ, ਅਕਾਲ ਪੁਰਖੁ ਤੋਂ ਵਿੱਛੜਿਆਂ ਨੂੰ ਮੁੜ ਅਕਾਲ ਪੁਰਖੁ ਨਾਲ ਮਿਲਾ ਦਿੰਦਾ ਹੈ, ਅਕਾਲ ਪੁਰਖੁ ਦੇ ਨਾਮੁ ਦਾ ਉਪਦੇਸ਼ ਜੀਵ ਦੇ ਹਿਰਦੇ ਵਿਚ ਪੱਕਾ ਕਰ ਦਿੰਦਾ ਹੈ ਤੇ ਇਸ ਤਰ੍ਹਾਂ ਉਸ ਦਾ ਹਉਮੈਂ ਦਾ ਰੋਗ ਦੂਰ ਕਰ ਦਿੰਦਾ ਹੈ। ਪਰ ਅਕਾਲ ਪੁਰਖੁ ਉਨ੍ਹਾਂ ਨੂੰ ਹੀ ਗੁਰੂ ਮਿਲਾਉਂਦਾ ਹੈ, ਜਿਨ੍ਹਾਂ ਦੇ ਭਾਗਾਂ ਵਿਚ ਧੂਰੋਂ ਇਹ ਮੇਲ ਲਿਖਿਆ ਹੁੰਦਾ ਹੈ।

ਸਲੋਕ ਮ: ੫ ॥ ਜੈਸਾ ਸਤਿਗੁਰੁ ਸੁਣੀਦਾ ਤੈਸੇ ਹੀ ਮੈਂ ਭੀਠੁ ॥ ਵਿਛੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੇ ਮੰਤ੍ਰੁ

ਦ੍ਰਿੜਾਇਦਾ ਕਟੇ ਰਉਮੈਂ ਰੋਗੁ ॥ ਨਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੇਗੁ ॥੧॥ (੯੫੭)

ਜਿਸ ਤਰ੍ਹਾਂ ਸਮੁੰਦਰ ਬੇੜੀ ਤੋਂ ਬਿਨਾ ਪਾਰ ਨਹੀਂ ਹੋ ਸਕਦਾ ਹੈ, ਉਸੇ ਤਰ੍ਹਾਂ ਇਹ ਸੰਸਾਰ ਰੂਪੀ ਸਮੁੰਦਰ ਵਿਚ, ਸਬਦ ਗੁਰੂ ਤੋਂ ਬਿਨਾ ਪਾਰ ਉਤਾਰਾ ਨਹੀਂ ਹੋ ਸਕਦਾ ਹੈ। ਇਹ ਸਾਰਾ ਜਗਤ ਮਾਇਆ-ਮੋਹ ਦੇ ਬੜੇ ਵੱਡੇ ਜਾਲ ਵਿਚ ਫਿਸਿਆ ਹੋਇਆ ਹੈ। ਇਸ ਜਾਲ ਵਿਚੋਂ ਜੀਉਂਦੇ ਉਹੀ ਨਿਕਲਦੇ ਹਨ, ਜੋ ਗੁਰੂ ਦੀ ਮੇਹਰ ਨਾਲ ਅਕਾਲ ਪੁਰਖੁ ਨੂੰ ਹਿਰਦੇ ਵਿਚ ਸੰਭਾਲ ਕੇ ਰੱਖਦੇ ਹਨ। ਗੁਰੂ ਉਹ ਜਹਾਜ਼ ਹੈ, ਜਿਹੜਾ ਆਪਣੇ ਸਬਦ ਦੁਆਰਾ, ਜੀਵ-ਮੁਸਾਫਿਰਾਂ ਨੂੰ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਾਣ ਦੇ ਸਮਰੱਥ ਹੈ, ਗੁਰੂ ਆਪਣੇ ਸੇਵਕ ਨੂੰ ਉਸ ਆਤਮਕ ਅਵਸਥਾ ਤਕ ਅਪੜਾ ਦਿੰਦਾ ਹੈ, ਜਿਥੇ ਹਵਾ, ਅੱਗ, ਪਾਣੀ ਜੋ ਇਹ ਸਭ ਕੁਝ ਦਿੱਦਾ ਰਹੇ ਹਨ, ਆਪਣਾ ਕੋਈ ਜੋਰ ਨਹੀਂ ਪਾ ਸਕਦੇ ਹਨ। ਉਸ ਅਵਸਥਾ ਵਿਚ ਅੱਪੜਿਆ ਜੀਵ ਸਦਾ-ਬਿਰ ਅਕਾਲ ਪੁਰਖੁ ਨਾਲ ਇਕ-ਮਿਕ ਹੋ ਜਾਂਦਾ ਹੈ, ਤੇ ਉਸ ਦੇ ਨਾਮੁ ਵਿਚ ਲੀਨ ਰਹਿੰਦਾ ਹੈ।

**ਸਤਿਗੁਰੁ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥ ਤਿਥੈ ਪਵਣੁ ਨ ਪਾਵਕੇ ਨਾ ਜਲੁ ਨਾ ਆਕਾਰੁ ॥ ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥ (੧੦੦੬)**

ਜਿਸ ਤਰ੍ਹਾਂ ਇਕ ਪਾਵਰ ਪਲਾਂਟ ਤੋਂ ਤਾਰਾਂ ਰਾਹੀਂ ਬਿਜਲੀ ਬਲਬ ਤਕ ਪਹੁੰਚਦੀ ਹੈ, ਤੇ ਉਸ ਦੇ ਅੰਦਰ ਦੇ ਫਿਲਾਮੈਂਟ ਵਿਚ ਰੋਸ਼ਨੀ ਪੈਦਾ ਕਰਦੀ ਹੈ। ਇਸੇ ਤਰ੍ਹਾਂ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਗੁਰਬਾਣੀ, ਜੋ ਕਿ ਦਸ ਗੁਰੂ ਸਾਹਿਬਾਂ ਦੀ ਮੇਹਰ ਸਦਕਾ ਸਾਡੇ ਤਕ ਪਹੁੰਚੀ ਹੈ, ਉਹ ਸਾਡੇ ਲਈ ਆਤਮਿਕ ਗਿਆਨ ਦਾ ਸੌਮਾਂ ਹੈ ਤੇ ਸਾਡੇ ਅੰਦਰੋਂ ਹਉਮੈਂ ਕੱਢ ਕੇ ਚਾਨਣ ਪੈਦਾ ਕਰਦੀ ਹੈ। ਇਹ ਸਾਡੇ ਤੇ ਨਿਰਭਰ ਕਰਦਾ ਹੈ ਕਿ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਗੁਰਬਾਣੀ ਨਾਲ ਸਦਾ ਲਈ ਤਾਰਾਂ ਜੋੜ ਕੇ ਰੱਖਣੀਆਂ ਹਨ ਕਿ ਨਹੀਂ।

ਗੁਰੂ ਰੁੱਖ ਦੀ ਤਰ੍ਹਾਂ ਸੰਤੋਖ ਵਾਲਾ ਹੈ, ਜਿਸ ਨੂੰ ਧਰਮ ਰੂਪੀ ਫੁੱਲ ਲੱਗਦਾ ਹੈ ਤੇ ਗਿਆਨ ਰੂਪੀ ਫਲ ਲੱਗਦੇ ਹਨ। ਪ੍ਰੇਮ-ਜਲ ਨਾਲ ਰਸਿਆ ਹੋਇਆ ਇਹ ਰੁੱਖ ਸਦਾ ਹਰਾ ਰਹਿੰਦਾ ਹੈ। ਅਕਾਲ ਪੁਰਖੁ ਦੀ ਬਖਸ਼ਸ਼ ਨਾਲ ਉਸ ਦੇ ਚਰਨਾਂ ਵਿਚ ਧਿਆਨ ਜੋੜਿਆਂ, ਇਹ ਗਿਆਨ-ਫਲ ਪ੍ਰਾਪਤ ਹੁੰਦਾ ਹੈ ਤੇ ਉਹ ਹਮੇਸ਼ਾਂ ਆਨੰਦ ਮਾਣਦਾ ਰਹਿੰਦਾ ਹੈ। ਮਨੁੱਖ ਲਈ ਅਕਾਲ ਪੁਰਖੁ ਦੇ ਦਰ ਤੋਂ ਇਹ ਸਭ ਤੋਂ ਵੱਡੀ ਬਖਸ਼ਸ਼ ਹੈ।

ਸਲੋਕ ਮ: ੧ ॥ ਨਨਕ ਗੁਰੂ ਸੰਤੋਖੁ ਰਖੁ ਧਰਮੁ ਫੁਲੁ ਫਲੁ ਗਿਆਨੁ ॥ ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨੁ ॥ ਪਤਿ ਕੇ

**ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ ॥ (੧੪੨)**

ਗੁਰੂ ਦੇ ਸਬਦ ਵਿਚ ਜੁੜ ਕੇ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਗੁਰੂ ਦੇ ਸਬਦ ਦੀ ਬਰਕਤ ਨਾਲ ਮਨੁੱਖ ਦੀ ਅੰਦਰਲੀ ਅਸ਼ਾਂਤੀ ਅੰਦਰ ਹੀ ਸੜ ਜਾਂਦੀ ਹੈ। ਉਹ ਮਨੁੱਖ ਆਪਣੇ ਚਿੱਤ ਵਿਚ ਗੁਰੂ ਦੇ ਸਬਦ ਰੂਪੀ ਧਨੁੱਖ ਨੂੰ ਅਜੇਹਾ ਕੱਸਦਾ ਹੈ ਕਿ ਸਤ, ਸੰਤੋਖ, ਦਇਆ, ਧਰਮ, ਧੀਰਜ ਦੇ ਪੰਜ ਤੀਰ ਲੈ ਕੇ ਮੌਤ ਦੇ ਡਰ ਨੂੰ ਮਾਰ ਲੈਂਦਾ ਹੈ।

**ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥ ਪੰਚ ਬਣ ਲੇ ਜਮ ਕਉ ਮਾਰੈ ਗਗਨਤਰਿ ਧਣਖੁ ਚੜਾਇਆ ॥ (੧੦੪੨)**

ਇਸ ਲਈ ਗੁਰੂ ਦੇ ਸਬਦ ਵਿਚ ਜੁੜ ਕੇ ਵਿਕਾਰਾਂ ਵਲੋਂ ਅਛੋਹ ਹੋ ਜਾਵੇ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜਿਹੜਾ ਮਨੁੱਖ ਗੁਰੂ ਦੇ ਸਬਦ ਦੀ ਰਾਹੀਂ ਹਰਿ-ਨਾਮੁ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮੁ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।

**ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਵੈ ਕੋਈ ॥ (੬੦੩-੬੦੪)**

ਅਕਾਲ ਪੁਰਖੁ ਦੇ ਦਰ ਉੱਤੇ ਪਹੁੰਚਣ ਵਾਸਤੇ ਗੁਰੂ ਪਉੜੀ ਹੈ, ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਗੁਰੂ ਬੇੜੀ ਹੈ, ਅਕਾਲ ਪੁਰਖੁ ਦਾ ਨਾਮੁ ਦੇਣ ਵਾਲਾ ਗੁਰੂ ਹੀ ਤੁਲਹਾ ਹੈ। ਗੁਰੂ ਸਰੋਵਰ ਹੈ, ਗੁਰੂ ਸਮੁੰਦਰ ਹੈ, ਗੁਰੂ ਹੀ ਜਹਾਜ਼ ਹੈ, ਗੁਰੂ ਹੀ ਤੀਰਥ ਹੈ ਤੇ ਦਰਿਆ ਹੈ। ਜੇ ਅਕਾਲ ਪੁਰਖੁ ਦੀ ਰਜਾ ਹੋਵੇ, ਤਾਂ ਗੁਰੂ ਨੂੰ ਮਿਲ ਕੇ ਮਨੁੱਖ ਦੀ ਮਤਿ ਚੰਗੀ ਹੋ ਜਾਂਦੀ ਹੈ, ਕਿਉਂਕਿ ਮਨੁੱਖ ਸਾਧ ਸੰਗਤਿ ਸਰੋਵਰ ਵਿਚ ਮਾਨਸਕ ਇਸ਼ਨਾਨ ਕਰਨ ਜਾਣ ਲੱਗ ਪੈਂਦਾ ਹੈ।

**ਗੁਰੁ ਪਉੜੀ ਬੇੜੀ ਗੁਰੂ ਗੁਰੂ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਬੋ ਗੁਰੁ ਤੀਰਥੁ ਦਰੀਆਉ ॥ ਜੇ ਤਿਸੁ ਭਾਵੈ ਉਜਲੀ ਸਤ ਸਰਿ ਨਵਣ ਜਾਉ ॥ (੧੨)**

ਜਿਸ ਅਕਾਲ ਪੁਰਖੁ ਦਾ ਇਹ ਬਣਾਇਆ ਹੋਇਆ ਸਰੀਰ ਹੈ, ਉਸ ਨੇ ਹੀ ਇਸ ਸਰੀਰ ਨੂੰ ਹਉਮੈਂ, ਮਾਇਆ, ਮੋਹ, ਭਰਮ ਤੇ ਵਿਕਾਰਾਂ ਦਾ ਦਾ ਤਾਲਾ ਮਾਰਿਆ ਹੋਇਆ ਹੈ, ਤੇ ਕੁੰਜੀ ਗੁਰੂ ਨੂੰ ਸੌਂਪ ਦਿੱਤੀ ਹੈ। ਸਬਦ ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਹੋਰ ਹੋਰ ਅਨੇਕਾਂ ਹੀਲੇ ਕਰਦਾ ਹੈ, ਪਰ ਉਨ੍ਹਾਂ ਹੀਲਿਆਂ ਨਾਲ ਅਕਾਲ ਪੁਰਖੁ ਨੂੰ ਲੱਭ ਨਹੀਂ ਸਕਦਾ। ਬਦਾਮ ਦੇ ਉੱਪਰ ਦਾ ਖੋਲ ਹਉਮੈਂ ਦਾ ਪ੍ਰਤੀਕ ਹੈ, ਗਿਰੀ ਉੱਪਰ ਛਿਲਕਾ ਪੰਜ ਵਿਕਾਰ, ਤੇ ਚਿਟੀ ਗਿਰੀ ਸ਼ਾਂਤੀ ਦੀ ਪ੍ਰਤੀਕ ਹੈ। ਇਸ ਲਈ ਜੇ ਕਰ ਆਪਣੇ ਹਿਰਦੇ ਅੰਦਰ ਸ਼ਾਂਤੀ ਚਾਹੁੰਦੇ ਹਾਂ, ਤਾਂ ਆਪਣੀ ਹਉਮੈਂ ਦਾ ਸਖਤ ਖੋਲ ਤੋੜਨਾਂ ਪਵੇਗਾ ਅਤੇ ਪੰਜ ਵਿਕਾਰਾਂ ਤੇ ਸ਼ਬਦ ਗੁਰੂ ਦੁਆਰਾ ਕਾਬੂ ਪਾਣਾ ਪਵੇਗਾ।

**ਜਿਸ ਕਾ ਗਿਰੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥ ਅਨਿਕ ਉਪਾਵ ਕਰੇ ਨਹੀਂ ਪਵੈ ਬਿਨੁ ਸਤਿਗੁਰ ਸਰਣਾਈ ॥ (੨੦੫)**

ਗੁਰੂ ਵਿਚ ਇਕ ਕਬਰ ਵਾਲੇ ਵੀ ਗੁਣ ਹਨ। ਕਬਰ ਨਿਘਾਵੇ ਨੂੰ ਥਾਂ ਦਿੰਦੀ ਹੈ, ਕਬਰ ਮਨੁੱਖ ਦੇ ਰੋਗ ਢੱਕ ਦਿੰਦੀ ਹੈ, ਕਬਰ ਆਦਮੀ ਨੂੰ ਆਪਣਾ ਰੂਪ ਦੇ ਦਿੰਦੀ ਹੈ। ਇਸੇ ਤਰ੍ਹਾਂ ਗੁਰੂ ਨਿਘਾਵੇ ਨੂੰ ਥਾਂ ਦਿੰਦਾ ਹੈ, ਗੁਰੂ ਮਨੁੱਖ ਦੇ ਪੜਦੇ ਢੱਕ ਦਿੰਦਾ ਹੈ, ਗੁਰੂ ਸੇਵਕ ਨੂੰ ਆਪਣਾ ਰੂਪ ਦੇ ਦਿੰਦਾ ਹੈ, ਭਾਈ ਲਹਿਣੇ ਤੋਂ ਗੁਰੂ ਅੰਗਦ ਸਾਹਿਬ ਬਣਾ ਦਿਤਾ।

**ਨਿਖਾਵੇ ਕਉ ਗੁਰਿ ਦੀਨੋਂ ਥਾਨੁ ॥ ਨਿਮਾਨੇ ਕਉ ਗੁਰਿ ਕੀਨੋਂ ਮਨੁ ॥ ਬੰਧਨ ਕਾਟਿ ਸੇਵਕ ਕਰਿ ਰਾਖੇ ॥ ਅੰਮ੍ਰਿਤ ਬਾਨੀ ਰਸਨਾ ਚਾਖੇ ॥੩॥ (੩੯੪, ੩੯੬)**

ਸਤਿਗੁਰੁ ਆਪਣੇ ਸਿੱਖ ਦੀ ਰੱਖਿਆ ਕਰਦਾ ਹੈ, ਸਤਿਗੁਰੁ ਆਪਣੇ ਸੇਵਕ ਉਤੇ ਸਦਾ ਮੇਹਰ ਕਰਦਾ ਹੈ, ਸਤਿਗੁਰੁ ਆਪਣੇ ਸਿੱਖ ਦੀ ਭੈੜੀ ਮਤਿ ਢੂਰ ਕਰ ਦਿੰਦਾ ਹੈ, ਸਤਿਗੁਰੁ ਆਪਣੇ ਉਪਦੇਸ਼ ਰਾਹੀਂ ਅਕਾਲ ਪੁਰਖੁ ਦੇ ਗੁਣ ਗਾਇਨ ਕਰਨੇ ਤੇ ਉਸ ਦਾ ਨਾਮੁ ਹਿਰਦੇ ਵਿਚ ਵਸਾਉਣਾਂ ਸਿਖਾਉਂਦਾ ਹੈ। ਸਤਿਗੁਰੁ ਆਪਣੇ ਸਿੱਖ ਦੇ ਮਾਇਆ ਦੇ ਬੰਧਨ ਕੱਟ ਦਿੰਦਾ ਹੈ ਤੇ ਗੁਰੂ ਦਾ ਸਿੱਖ ਵਿਕਾਰਾਂ ਵਲੋਂ ਹਟ ਜਾਂਦਾ ਹੈ। ਸਤਿਗੁਰੁ ਆਪਣੇ ਸਿੱਖ ਨੂੰ ਅਕਾਲ ਪੁਰਖੁ ਦਾ ਨਾਮ-ਰੂਪੀ ਧਨ ਦਿੰਦਾ ਹੈ, ਤੇ ਇਸ ਤਰ੍ਹਾਂ ਸਤਿਗੁਰੁ ਦਾ ਸਿੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ। ਸਤਿਗੁਰੁ ਆਪਣੇ ਸਿੱਖ ਦਾ ਲੋਕ ਪਰਲੋਕ ਸਵਾਰ ਦਿੰਦਾ ਹੈ। ਸਤਿਗੁਰੁ ਦਾ ਆਪਣੇ ਸਿੱਖ ਨਾਲ ਇਤਨਾਂ ਢੂੰਘਾ ਸਬੰਧ ਹੋ ਜਾਂਦਾ ਹੈ, ਕਿ ਸਤਿਗੁਰੁ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰੱਖਦਾ ਹੈ।

**ਅਸਟਪਦੀ ॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਰਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੈ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥ (੨੯੬)**

ਗੁਰਬਾਣੀ ਦੇ ਸਬਦ ਸੁਣਨ, ਵਿਚਾਰਨ, ਤੇ ਜੀਵਨ ਵਿਚ ਅਪਨਾਉਣ ਨਾਲ ਮਨੁੱਖ ਅੰਦਰ ਅਨੇਕਾਂ ਗੁਣ ਪੈਦਾ ਹੋ ਜਾਂਦੇ ਹਨ ਤੇ ਉਸ ਦਾ ਜੀਵਨ ਗੁਰੂ ਗਿਆਨ ਨਾਲ ਇਕ ਅਨਮੋਲਕ ਹੀਰੇ ਵਰਗਾ ਹੋ ਜਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦਾ ਸਬਦ ਕੰਨਾਂ ਨਾਲ ਸੁਣਿਆ ਹੈ, ਉਹ ਮਾਨੇ ਕੱਚ ਤੋਂ ਸੋਨਾ ਹੋ ਗਿਆ। ਜਿਸ ਨੇ ਸਤਿਗੁਰੁ ਦੁਆਰਾ ਨਾਮੁ, ਭਾਵ ਗੁਰਬਾਣੀ ਦੁਆਰਾ ਅਕਾਲ ਪੁਰਖੁ ਦੇ ਗੁਣ ਆਪਣੇ ਮੂੰਹੋਂ ਉਚਾਰੇ ਤਾਂ, ਉਹ ਜ਼ਹਿਰੇ ਤੋਂ ਅੰਮ੍ਰਿਤ ਬਣ ਗਿਆ। ਜੇ ਸਤਿਗੁਰੁ ਮੇਹਰ ਦੀ ਨਜ਼ਰ ਕਰੇ, ਤਾਂ ਜੀਵ ਲੋਹੇ ਤੋਂ ਲਾਲ ਬਣ ਜਾਂਦਾ ਹੈ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਦੱਸੇ ਗਿਆਨ ਨੂੰ ਵਿਚਾਰ ਕੇ ਅਪਨਾਇਆ ਹੈ, ਉਨ੍ਹਾਂ ਨੂੰ ਗੁਰੂ ਮਾਨੇ ਪੱਥਰਾਂ ਤੋਂ ਮਾਣਕ ਕਰ ਦਿੰਦਾ ਹੈ, ਸਤਿਗੁਰੁ ਨੇ ਉਨ੍ਹਾਂ ਨੂੰ ਮਾਨੇ ਕਾਠ ਤੋਂ ਚੰਦਨ ਬਣਾ ਦਿਤਾ ਹੈ, ਤੇ ਉਨ੍ਹਾਂ ਦੇ ਦੁਖ ਦਲਿਦਰ ਦੂਰ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਸਤਿਗੁਰੁ ਦੇ ਚਰਨ ਪਰਸੇ

ਹਨ, ਗੁਰਬਾਣੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ, ਉਹ ਪਸੂ ਤੇ ਪਰੇਤਾਂ ਤੋਂ ਦੇਵਤੇ ਤੇ ਮਨੁਖ ਬਣ ਗਏ ਹਨ।

**ਸਵਈਏ ਮਹਲੇ ਚਉਥੇ ਕੇ ੪ ॥ ਕਚੁ ਕੰਚੁ ਭਇਆਓ ਸਬਦੁ ਗੁਰ ਸ੍ਰਵਣਹਿ ਸੁਣਿਓ ॥ ਬਿਖ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ  
ਭਣਿਅਉ ॥ ਲੋਹਉ ਹੋਯਉ ਲਾਲੁ ਨਦੀਰਿ ਸਤਿਗੁਰ ਜਦਿ ਧਾਰੈ ॥ ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਆਉ ਬੀਚਾਰੈ ॥ ਕਾਠਹੁ ਸ੍ਰੀਖੰਡ  
ਸਤਿਗੁਰਿ ਕੀਆਉ ਦੁਖ ਦਰਿਦ੍ਰੁ ਤਿਨ ਕੇ ਗਇਆ ॥ ਸਤਿਗੁਰੁ ਚਰਨ ਜਿਨ੍ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਆ ॥੨॥੬॥**

(੧੩੯੯)

ਸਤਿਗੁਰੁ ਨਾਮੁ ਦੀ ਦਾਤ ਦੇਣ ਵਾਲਾ ਹੈ, ਗੁਰੂ ਆਤਮਕ ਠੰਡ ਦਾ ਸੌਮਾ ਹੈ, ਗੁਰੂ ਹੀ ਤ੍ਰਿਲੋਕੀ ਵਿਚ ਚਾਨਣ ਕਰਨ ਵਾਲਾ ਹੈ। ਕਦੇ ਨਾ ਮੁੱਕਣ ਵਾਲਾ ਨਾਮ-ਰੂਪੀ ਪਦਾਰਥ, ਗੁਰੂ ਤੋਂ ਹੀ ਮਿਲਦਾ ਹੈ, ਪਰ ਮਨ ਦੁਆਰਾ ਮੰਨਣ ਨਾਲ ਹੀ ਆਤਮਿਕ ਸੁਖ ਪ੍ਰਾਪਤ ਹੋ ਸਕਦਾ ਹੈ।

**ਸਲੋਕੁ ਮਃ ੧ ॥ ਗੁਰੁ ਦਾਤਾ ਗੁਰੂ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥ ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖ ਹੋਇ ॥੧॥**

(੧੩੭)

ਗੁਰੂ ਹੀ ਅਸਲ ਤੀਰਥ ਹੈ, ਗੁਰੂ ਹੀ ਪਾਰਜਾਤ ਰੁੱਖ ਹੈ, ਗੁਰੂ ਹੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ। ਗੁਰੂ ਹੀ ਉਹ ਦਾਤਾ ਹੈ, ਜੋ ਅਕਾਲ ਪੁਰਖੁ ਦਾ ਨਾਮੁ ਦਿੰਦਾ ਹੈ, ਜਿਸ ਦੀ ਬਰਕਤ ਨਾਲ ਸਾਰਾ ਸੰਸਾਰ ਵਿਕਾਰਾਂ ਤੋਂ ਬਚਦਾ ਹੈ। ਗੁਰੂ ਉਸ ਅਕਾਲ ਪੁਰਖੁ ਦਾ ਰੂਪ ਹੈ, ਜੋ ਸਭ ਤਾਕਤਾਂ ਦਾ ਮਾਲਕ ਹੈ, ਜਿਸ ਦਾ ਕੋਈ ਖਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਜੋ ਸਭ ਤੋਂ ਉੱਚਾ ਹੈ, ਅਪਹੁੰਚ ਹੈ ਤੇ ਬੇਅੰਤ ਹੈ। ਗੁਰੂ ਦੀ ਵਡਿਆਈ ਤਕ ਲਫਜ਼ਾਂ ਦੀ ਰਾਹੀਂ ਪਹੁੰਚਿਆ ਨਹੀਂ ਜਾ ਸਕਦਾ। ਕੋਈ ਵੀ ਸਿਆਣੇ ਤੋਂ ਸਿਆਣਾ ਬਿਆਨ ਕਰਨ ਵਾਲਾ, ਬਿਆਨ ਨਹੀਂ ਕਰ ਸਕਦਾ।

**ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੁਰਣਹਾਰੁ ॥ ਗੁਰੁ ਦਾਤਾ ਹਰਿ ਨਾਮੁ ਦੋਇ ਉਧਰੈ ਸਭੁ ਸੰਸਾਰੁ ॥ ਗੁਰੁ ਸਮਰਥੁ ਗੁਰੁ ਨਿਰੰਕਾਰੁ  
ਗੁਰੁ ਤੂਚਾ ਅਗਮ ਅਪਾਰੁ ॥ ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥ (੪੨)**

ਗੁਰੂ ਸਾਹਿਬ ਸਮਝਾਉਂਦੇ ਹਨ, ਕਿ ਜਦੋਂ ਮੈਂ ਆਪਣੇ ਸਰੀਰ-ਸਮੁੰਦਰ ਨੂੰ ਪੜਤਾਲ ਕੇ ਵੇਖਿਆ ਤਾਂ ਗੁਰੂ ਨੇ ਮੈਨੂੰ ਸਰੀਰ ਦੇ ਅੰਦਰ ਵੱਸਦਾ ਅਕਾਲ ਪੁਰਖੁ ਦਾ ਨਾਮ-ਰੂਪੀ ਸੋਹਣਾ ਕੀਮਤੀ ਪਦਾਰਥ ਵਿਖਾ ਦਿੱਤਾ। ਗੁਰੂ ਅਕਾਲ ਪੁਰਖੁ ਹੈ, ਤੇ ਅਕਾਲ ਪੁਰਖੁ ਗੁਰੂ ਹੈ, ਇਸ ਲਈ ਦੋਹਾਂ ਕੋਈ ਛਰਕ ਨਹੀਂ ਹੈ।

**ਸਮੁੰਦੁ ਵਿਗੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੁਪ ਦਿਖਾਈ ॥ ਗੁਰ ਗੋਵਿੰਦੁ ਗੁਰੋਵਿੰਦੁ ਗੁਰੁ ਹੈ ਨਾਨਕ ਭੇਦੁ ਨ ਭਾਈ ॥੪॥੧॥੮॥**

(੪੪੨)

ਪ੍ਰੇਮ ਦੀ ਬਰਕਤ ਨਾਲ, ਗੁਰੂ, ਸਿੱਖ ਨਾਲ ਇਕ-ਰੂਪ ਹੋ ਜਾਂਦਾ ਹੈ ਅਤੇ ਸਿੱਖ, ਗੁਰੂ ਵਿਚ ਲੀਨ ਹੋ ਜਾਂਦਾ ਹੈ। ਗੁਰਸਿਖ ਗੁਰੂ ਦੇ ਉਪਦੇਸੁ ਅਨੁਸਾਰ ਚਲਦਾ ਹੈ, ਤੇ ਗੁਰੂ ਵਾਲੇ ਉਪਦੇਸ਼ ਦੀ ਲੜੀ ਨੂੰ ਅਗਾਂਹ ਤੌਰਦਾ ਰਹਿੰਦਾ ਹੈ। ਜਿਸ ਮਨੁਖ ਨੂੰ ਗੁਰੂ, ਅਕਾਲ ਪੁਰਖੁ ਦੇ ਨਾਮੁ ਦਾ ਮੰਤਰ ਹਿਰਦੇ ਵਿਚ ਵਸਾਣ ਲਈ ਦਿੰਦਾ ਹੈ, ਪ੍ਰੇਮ ਦਾ ਸਦਕਾ ਉਸ ਦਾ ਮਿਲਾਪ ਅਕਾਲ ਪੁਰਖੁ ਨਾਲ ਹੋ ਜਾਂਦਾ ਹੈ। ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ, ਮਨ ਚਾਹੇ ਫਲ ਪ੍ਰਾਪਤ ਹੋ ਜਾਂਦੇ ਹਨ। ਪਰ ਇਹ ਤਾਂ ਹੀ ਸੰਭਵ ਹੈ, ਜੇ ਕਰ ਅਸੀਂ ਸੱਚੀ ਬਾਣੀ ਅਨੁਸਾਰ ਚਲੀਏ। ਕੱਚੀ ਬਾਣੀ ਪੜ੍ਹਨ ਤੇ ਉਸ ਅਨੁਸਾਰ ਚਲਣ ਵਾਲਾ, ਨਾ ਤਾਂ ਸਿੱਖ ਕਹਿਲਾ ਸਕਦਾ ਹੈ, ਤੇ ਨਾ ਹੀ ਅਕਾਲ ਪੁਰਖੁ ਦੇ ਦਰ ਤੇ ਪ੍ਰਵਾਨ ਹੋ ਸਕਦਾ ਹੈ।

**ਗੁਰੁ ਸਿਖੁ ਸਿਖੁ ਗੁਰੁ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥ (੪੪੪)**

ਹਿਰਦੇ ਅੰਦਰ ਪ੍ਰੇਮ ਦੀ ਭਾਵਨਾ ਪੈਦਾ ਹੋਣ ਸਦਕਾ, ਸਿੱਖ ਦੀ ਗੁਰੂ ਨਾਲ ਢੂੰਘੀ ਸਾਂਝ ਬਣ ਜਾਂਦੀ ਹੈ। ਅਕਾਲ ਪੁਰਖੁ ਦੀਆਂ ਸਿਫਤਿ-ਸਾਲਾਹ ਦੀਆਂ ਗੱਲਾਂ ਸੁਣਨ ਨਾਲ ਸੇਵਕ ਦੇ ਅੰਦਰ ਗੁਰੂ ਤੋਂ ਕੁਰਬਾਨ ਹੋ ਜਾਣ ਲਈ ਅੰਦਰੂਨੀ ਖੁਸ਼ੀ ਪੈਦਾ ਹੋ ਜਾਂਦੀ ਹੈ।

**ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੁ ਸਣਾਈਆ ॥ (੪੪੨)**

ਇਸ ਅਸਲੀਅਤ ਦਾ ਪ੍ਰਮਾਣ ਪੰਜਵੇਂ ਪਾਤਸ਼ਾਹ ਨੇ ਗੁਰਬਾਣੀ ਵਿਚ ਅੰਕਿਤ ਕਰ ਦਿਤਾ ਹੈ, ਕਿ ਜਿਹੋ ਜਿਹਾ ਸਤਿਗੁਰੁ ਸੁਣੀਦਾ ਸੀ, ਉਹੋ ਜਿਹਾ ਜਿਹਾ ਹੀ ਮੈਂ ਅੱਖੀਂ ਵੇਖ ਲਿਆ ਹੈ। ਗੁਰੂ ਅਕਾਲ ਪੁਰਖੁ ਦੀ ਹਜੂਰੀ ਦਾ ਵਿਚੋਲਾ ਹੈ, ਤੇ ਅਕਾਲ ਪੁਰਖੁ ਤੋਂ ਵਿਛੁਤਿਆਂ ਨੂੰ ਮੁੜ ਉਸ ਨਾਲ ਮਿਲਾ ਦਿੰਦਾ ਹੈ। ਅਕਾਲ ਪੁਰਖੁ ਦੇ ਨਾਮੁ ਸਿਮਰਨ ਦਾ ਉਪਦੇਸ਼ ਜੀਵ ਦੇ ਹਿਰਦੇ ਵਿਚ ਪੱਕਾ ਕਰ ਦਿੰਦਾ ਹੈ ਤੇ ਇਸ ਤਰ੍ਹਾਂ ਉਸ ਦਾ ਹਉਮੈ ਦਾ ਰੋਗ ਦੂਰ ਕਰ ਦਿੰਦਾ ਹੈ। ਪਰ, ਅਕਾਲ ਪੁਰਖੁ ਉਨ੍ਹਾਂ ਨੂੰ ਹੀ ਗੁਰੂ ਮਿਲਾਉਂਦਾ ਹੈ, ਜਿਨ੍ਹਾਂ ਦੇ ਭਾਗਾਂ ਵਿਚ ਧੂਰੋਂ ਇਹ ਮੇਲ ਲਿਖਿਆ ਹੁੰਦਾ ਹੈ।

**ਸਲੋਕੁ ਮਃ ੫ ॥ ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਸੈ ਭੀਠੁ ॥ ਵਿਛੁਤਿਆ ਮੇਲੇ ਪ੍ਰਭੁ ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੋ ਮੰਤੁ**

**ਦ੍ਰਿੜਾਇਦਾ ਕਟੇ ਹਉਮੈ ਰੋਗੁ ॥ ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੂਰੇ ਪਇਆ ਸੰਜੋਗੁ ॥੧॥ (੯੫੭)**

ਜਿਨ੍ਹਾਂ ਮਨੁਖਾਂ ਉਤੇ ਸਤਿਗੁਰੁ ਪ੍ਰਸੰਨ ਹੁੰਦਾ ਹੈ, ਉਨ੍ਹਾਂ ਦੇ ਹਿਰਦੇ ਵਿਚ ਅਕਾਲ ਪੁਰਖ ਦਾ ਨਾਮੁ ਵਸਾਉਂਦਾ ਹੈ, ਉਨ੍ਹਾਂ ਤੋਂ ਪਾਪ ਦੂਰੋਂ ਹੀ ਵੇਖ ਕੇ ਭੱਜ ਜਾਂਦਾ ਹੈ, ਉਨ੍ਹਾਂ ਮਨੁਖਾਂ ਦਾ ਅਹੰਕਾਰ ਦੂਰ ਕਰ ਦਿੰਦਾ ਹੈ, ਉਨ੍ਹਾਂ ਮਨੁਖਾਂ ਨੂੰ ਸਬਦ ਵਿਚ ਜੋੜ ਕੇ ਇਸ ਸੰਸਾਰ-ਸਾਗਰ ਤੋਂ ਪਾਰ ਲੰਘਾ ਦਿੰਦਾ ਹੈ। ਜਿਨ੍ਹਾਂ ਮਨੁਖਾਂ ਨੇ ਸਤਿਗੁਰੁ ਦਾ ਪ੍ਰਮਾਣਿਕ ਉਪਦੇਸ਼ ਪ੍ਰਾਪਤ ਕੀਤਾ ਹੈ, ਉਨ੍ਹਾਂ ਦਾ ਜੰਮਣਾ ਜਗਤ ਵਿਚ ਸਫਲ ਹੋ ਗਿਆ ਹੈ। ਗੁਰੂ ਦੀ ਸਰਨੀ ਪਿਆਂ ਹੀ ਮੁਕਤੀ ਅਤੇ ਸਾਰੇ ਪਦਾਰਥ ਮਿਲ ਸਕਦੇ ਹਨ, ਇਸ ਲਈ ਹਰ ਸਿੱਖ ਲਈ ਜ਼ਰੂਰੀ ਹੈ, ਕਿ ਸਬਦ ਗੁਰੂ ਦੀ ਸਰਨ ਵਿਚ ਆਵੇ, ਭਾਵ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰੋ।

**ਗੁਰ ਜਿਨ ਕਉ ਸਪ੍ਰਸੰਨ ਨਾਮੁ ਹਰਿ ਰਿਦੈ ਨਿਵਾਜੈ ॥ ਜਿਨ ਕਉ ਗੁਰ ਸਪ੍ਰਸੰਨ ਦੁਰਤੁ ਦੁਰਤਿਰਿ ਨਾਸੈ ॥ ਗੁਰ ਜਿਨ ਕਉ ਸਪ੍ਰਸੰਨ ਮਾਨੁ  
ਅਭਿਮਾਨੁ ਨਿਵਾਰੈ ॥ ਜਿਨ ਕਉ ਗੁਰ ਸਪ੍ਰਸੰਨ ਸਬਦਿ ਲਗਿ ਭਵਜਲੁ ਤਰੈ ॥ ਪਰਚਉ ਪ੍ਰਮਾਣੁ ਗੁਰ ਪਾਇਆਉ ਤਿਨ ਸਕਥਉ ਜਨਮੁ  
ਜਗਿ ॥ ਸ੍ਰੀ ਗੁਰੂ ਸਰਣਿ ਭਜੁ ਕਲੁ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥ (੧੩੯੮)**

ਗੁਰੂ ਪੀਰ ਦੇ ਸਬਦ ਨੂੰ ਹਿਰਦੇ ਵਿਚ ਟਿਕਾ ਕੇ ਸਿੱਖ ਢੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸਬਦ ਤੋਂ ਖੁੰਝ ਕੇ ਜਗਤ, ਮਾਇਆ ਦੇ ਮੋਹ ਵਿਚ ਕਮਲਾ ਹੋਇਆ ਫਿਰਦਾ ਹੈ। ਪੂਰਨ ਤਿਆਗੀ ਮਨੁੱਖ, ਆਪਣਾ ਸਭ ਕੁਝ ਗੁਰੂ ਨੂੰ ਅਰਪਨ ਕਰ ਦਿੰਦਾ ਹੈ, ਤੇ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਬਿਰ ਰਹਿਣ ਵਾਲੇ ਅਕਾਲ ਪੁਰਖੁ ਦੀ ਯਾਦ ਨੂੰ ਹੀ ਆਪਣਾ ਜੀਵਨ ਦਾ ਮੰਤਵ ਮੰਨਦਾ ਹੈ।

**ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ (੬੩੫)**

ਜੂਏ ਵਾਲਾ ਹਮੇਸ਼ਾਂ ਹਾਰਦਾ ਹੈ, ਇਸ ਲਈ **ਕਾਮ, ਕ੍ਰੋਧ, ਮਾਇਆ** ਨੂੰ ਜੂਏ ਵਿਚ ਖੇਲ ਤਾਂ ਜੋ ਇਹ ਖਤਮ ਹੋ ਜਾਣ। ਜਿਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਬੈਠਦਾ ਹੈ, ਉਹ ਕਾਮ, ਕ੍ਰੋਧ, ਮਾਇਆ ਦਾ ਮੋਹ, ਹੰਕਾਰ, ਈਰਖਾ, ਇਹਨਾਂ ਸਾਰੇ ਵਿਕਾਰਾਂ ਨੂੰ ਮਾਨੋ ਜੁਏ ਦੀ ਬਾਜ਼ੀ ਵਿਚ ਖੇਡ ਕੇ ਹਾਰ ਦਿੰਦਾ ਹੈ ਅਤੇ ਸਤ, ਸੰਤੋਖ, ਦਇਆ, ਧਰਮ, ਸੱਚ, ਇਹਨਾਂ ਗੁਣਾਂ ਨੂੰ ਆਪਣੇ ਹਿਰਦੇ-ਘਰ ਵਿਚ ਲੈ ਆਉਂਦਾ ਹੈ।

**ਆਸਾ ਮਹਲਾ ੫ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ  
ਭੀਤਰਿ ਵਾਰੇ ॥ (੩੭੯)**

ਗੁਰਬਾਣੀ ਦੇ ਉਪਰ ਸਾਂਝੇ ਕੀਤੇ ਸਾਰੇ ਸਬਦ ਇਹੀ ਸਮਝਾਉਂਦੇ ਹਨ ਕਿ ਜੇ ਗੁਰੂ ਹੋ ਸਕਦਾ ਹੈ ਤਾਂ ਉਹ ਸਬਦ ਗੁਰੂ ਹੀ ਹੋ ਸਕਦਾ ਹੈ, ਧਰਮ ਹੋ ਸਕਦਾ ਹੈ ਤਾਂ ਉਹ ਸਬਦ ਹੀ ਹੋ ਸਕਦਾ ਹੈ। ਸਿਰਫ ਰਵਾਇਤਾ ਪੂਰੀਆਂ ਕਰਨੀਆਂ, ਧਰਮ ਅਨੁਸਾਰ ਚਲਣਾਂ ਨਹੀਂ ਹੋ ਸਕਦਾ ਹੈ। ਸਬਦ ਗੁਰੂ ਦੁਆਰਾ ਅਕਾਲ ਪੁਰਖ ਦੇ ਗੁਣ ਆਪਣੇ ਅੰਦਰ ਵਸਾਉਂਣੇ ਹਨ ਤੇ ਉਸ ਅਨੁਸਾਰ ਜੀਵਨ ਬਤੀਤ ਕਰਨਾ ਹੈ।

ਗੁਰੂ ਨਾਨਕ ਸਾਹਿਬ ਨੇ ਜਪੁਜੀ ਸਾਹਿਬ ਦੇ ਅੰਤ ਵਿਚ, ਸੁਨਿਆਰੇ ਦੀ ਦੁਕਾਨ ਦੀ ਉਦਾਹਰਣ ਦੇ ਕੇ, ਇਹ ਤਰੀਕਾ ਵੀ ਸਮਝਾ ਦਿਤਾ ਹੈ ਕਿ ਗੁਰੂ ਦਾ ਸਬਦ ਕਿਸ ਤਰ੍ਹਾਂ ਘੜਨਾਂ ਹੈ ਤੇ ਸਚਖੰਡ ਦੀ ਅਵਸਥਾ ਕਿਸ ਤਰ੍ਹਾਂ ਪ੍ਰਾਪਤ ਕਰਨੀ ਹੈ। ਜਿਸ ਤਰ੍ਹਾਂ ਇਕ ਸੁਨਿਆਰਾ ਆਪਣੀ ਦੁਕਾਨ ਸਾਫ਼ ਰੱਖਦਾ ਹੈ, ਉਸੇ ਤਰ੍ਹਾਂ ਆਪਣਾ ਆਚਰਨ ਵਿਕਾਰ ਰਹਿਤ ਤੇ ਪਵਿੱਤਰ ਰੱਖਣਾ ਹੈ। ਸੁਨਿਆਰਾ ਆਪਣਾ ਕੰਮ ਬੜੇ ਧੀਰਜ ਨਾਲ ਕਰਦਾ ਹੈ, ਇਸੇ ਤਰ੍ਹਾਂ ਆਪਣੇ ਜੀਵਨ ਵਿਚ ਸਬਰ ਸੰਤੋਖ ਰੱਖਣਾ ਹੈ, ਦੂਜਿਆਂ ਦੀ ਵਧੀਕੀ ਸਹਾਰਨ ਲਈ ਹਿੰਮਤ ਤੇ ਹੌਸਲਾ ਹੋਣਾ ਚਾਹੀਦਾ ਹੈ। ਮਨੁੱਖ ਦੀ ਆਪਣੀ ਮੱਤ ਅਹਿਰਣ ਦੀ ਤਰ੍ਹਾਂ ਨੀਵੀਂ ਹੋਵੇ, ਤੇ ਉਸ ਮੱਤ ਉੱਤੇ ਸਬਦ ਗੁਰੂ ਦੇ ਗਿਆਨ ਦਾ ਹਥੋੜਾ ਵੱਜੇ ਤਾਂ ਜੋ ਉਸ ਦੀ ਉੱਚੀ ਤੇ ਵਿਸ਼ਾਲ ਸਮਝ ਹੋ ਸਕੇ। ਅਕਾਲ ਪੁਰਖ ਦਾ ਡਰ ਧੋਂਕਣੀ ਹੋਵੇ, ਭਾਵ ਪ੍ਰਭੂ ਦਾ ਡਰ ਹਿਰਦੇ ਵਿਚ ਹਰ ਸਮੇਂ ਟਿਕਿਆ ਰਹੇ, ਧੋਂਕਣੀ ਦੀ ਤਰ੍ਹਾਂ ਅਕਾਲ ਪੁਰਖ ਦੇ ਹੁਕਮੁ ਅਨੁਸਾਰ ਆਪਣਾ ਜੀਵਨ ਬਤੀਤ ਕਰੇ। ਘਾਲ-ਕਮਾਈ ਅੱਗ ਹੋਵੇ, ਭਾਵ ਮਨੁੱਖਤਾ ਦੀ ਸੇਵਾ ਲਈ ਘਾਲ ਕਮਾਈ, ਉਦਾਮ ਤੇ ਉਪਰਾਲਾ ਕੀਤਾ ਜਾਏ। ਪ੍ਰੇਮ ਕੁਠਾਲੀ ਹੋਵੇ, ਭਾਵ ਖਾਲਕ ਤੇ ਖਲਕ ਦਾ ਪਿਆਰ ਦਿਲ ਵਿਚ ਹੋਵੇ। ਫਿਰ ਉਸ ਕੁਠਾਲੀ ਵਿਚ ਅਕਾਲ ਪੁਰਖ ਦਾ ਅੰਮ੍ਰਿਤ ਨਾਮੁ ਗਲਾਵੇ, ਭਾਵ ਗੁਰਬਾਣੀ ਅਨੁਸਾਰ ਅਕਾਲ ਪੁਰਖ ਦੇ ਗੁਣ ਵਿਚਾਰੋ। ਇਹ ਜਤ, ਧੀਰਜ, ਮਤ, ਗਿਆਨ, ਭਉ, ਘਾਲ ਅਤੇ ਪ੍ਰੇਮ ਦੇ ਗੁਣ ਇਕ ਸੱਚੀ ਟਕਸਾਲ ਹਨ, ਜਿਸ ਵਿਚ ਗੁਰੂ ਦਾ ਸਬਦ ਘੜਿਆ ਜਾਂਦਾ ਹੈ। ਜਿਸ ਉੱਚੀ ਆਤਮਕ ਅਵਸਥਾ ਵਿਚ ਸਤਿਗੁਰੁ ਨੇ ਸਬਦ ਉਚਾਰਿਆ ਹੈ, ਉੱਪਰ-ਦੱਸੇ ਜੀਵਨ ਵਾਲੇ ਸਿੱਖ ਨੂੰ ਵੀ ਉਹ ਸਬਦ, ਉਸੇ ਆਤਮਕ ਅਵਸਥਾ ਵਿਚ ਲੈ ਜਾਂਦਾ ਹੈ। ਇਹ ਕਾਰ ਉਨ੍ਹਾਂ ਮਨੁੱਖਾਂ ਦੀ ਹੈ, ਜਿਨ੍ਹਾਂ ਉੱਤੇ ਅਕਾਲ ਪੁਰਖ ਦੀ ਮੇਹਰ ਦੀ ਨਜ਼ਰ ਹੁੰਦੀ ਹੈ ਤੇ ਬਖਸ਼ਸ਼ ਹੁੰਦੀ ਹੈ। ਫਿਰ ਉਹ ਮਨੁੱਖ ਅਕਾਲ ਪੁਰਖ ਦੀ ਕ੍ਰਿਪਾ-ਦ੍ਰਿਸ਼ਟੀ ਨਾਲ ਨਿਹਾਲ ਹੋ ਜਾਂਦਾ ਹੈ।

**ਜਤੁ ਪਹਾਰਾ ਧੀਰਜੁ ਸਨਿਆਰੁ ॥ ਅਹਰਣਿ ਮਤਿ ਵੇਦ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤ ਤਿਤ ਛਾਲਿ  
॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਰ ॥ ਨਾਨਕ ਨਦਰੀ ਨਦਰਿ ਨਿਹਾਲ ॥੩੮॥ (੮)**

ਜੇ ਕਰ ਉਪਰ ਲਿਖੀਆਂ, ਗੁਰਬਾਣੀ ਦੀਆਂ ਸਿਖਿਆਵਾਂ, ਨੂੰ ਇਕੱਠਾ ਕਰੀਏ ਤਾਂ ਅਸੀਂ ਸੰਖੇਪ ਵਿਚ ਕਹਿ ਸਕਦੇ ਹਾਂ ਕਿ

- ਆਮ ਦੁਨੀਆਂ ਦੀ ਸੋਚ ਅਨੁਸਾਰ ਅਕਾਲ ਪੁਰਖ ਦਾ ਕੋਈ ਸਰੀਰ ਹੈ ਤੇ ਕਿਸੇ ਖਾਸ ਥਾਂ ਤੇ ਰਹਿੰਦਾ ਹੈ। ਪਰੰਤੂ ਗੁਰਮਤਿ ਅਨੁਸਾਰ, ਨਾ ਤਾਂ ਉਸ ਦਾ ਕੋਈ ਖਾਸ ਸਰੀਰ ਹੈ, ਤੇ ਨਾ ਹੀ ਕਿਸੇ ਖਾਸ ਥਾਂ ਤੇ ਰਹਿੰਦਾ ਹੈ, ਨਾ ਤਾਂ ਉਹ ਪੈਦਾ ਕੀਤਾ ਜਾ ਸਕਦਾ ਹੈ ਤੇ ਨਾ ਹੀ ਬਣਾਇਆ ਜਾ ਸਕਦਾ ਹੈ।
- ਅਕਾਲ ਪੁਰਖ ਦਾ ਨਾਮੁ ਤੇ ਗਿਆਨ ਗੁਰੂ ਦੀ ਰਾਹੀਂ ਪ੍ਰਾਪਤ ਹੁੰਦਾ ਹੈ। ਗੁਰੂ ਰਾਹੀਂ ਹੀ ਇਹ ਪਰਤੀਤ ਹੁੰਦਾ ਹੈ, ਕਿ ਅਕਾਲ ਪੁਰਖ ਸਭ ਥਾਈਂ ਵਿਆਪਕ ਹੈ।
- ਆਪਣੇ ਦੁਖ ਦੂਰ ਕਰਨ ਲਈ ਤੇ ਹਿਰਦੇ ਵਿਚ ਸੁਖ ਨੂੰ ਵਸਾਉਣ ਲਈ ਅਕਾਲ ਪੁਰਖ ਦੇ ਗੁਣ ਗਾਵੀਏ, ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ।
- ਅਕਾਲ ਪੁਰਖ ਬੇਅੰਤ ਹੈ ਤੇ ਉਸ ਦਾ ਹੁਕਮ ਬਿਆਨ ਨਹੀਂ ਕੀਤਾ ਜਾ ਸਕਦਾ। ਸਬਦ ਗੁਰੂ ਰਾਹੀਂ ਹੀ ਜੀਵ ਦੀ ਅਕਾਲ ਪੁਰਖ ਦੇ ਹੁਕਮੁ ਨੂੰ ਸਮਝ ਕੇ, ਤੇ ਉਸ ਦੀ ਰਜਾ ਅਨੁਸਾਰ ਚਲ ਕੇ, ਉਸ ਨਾਲੋਂ ਵਿੱਖ ਦੂਰ ਕਰ ਸਕਦਾ ਹੈ।

- ਸਤਿਗੁਰ ਸਿੱਖ ਦੀ ਰੱਖਿਆ ਕਰਦਾ ਹੈ, ਭੈੜੀ ਮਿਤਿ ਦੂਰ ਕਰਦਾ ਹੈ, ਨਾਮੁ ਯਾਦ ਕਰਾਂਦਾ ਹੈ, ਮਾਇਆ ਦੇ ਬੰਧਨ ਕੱਟਦਾ ਹੈ, ਵਿਕਾਰਾਂ ਵਲੋਂ ਹਟਾਂਦਾ ਹੈ, ਨਾਮ-ਰੂਪੀ ਧਨ ਦਿੰਦਾ ਹੈ, ਵੱਡੇ ਭਾਗਾਂ ਵਾਲਾ ਬਣਾਂਦਾ ਹੈ, ਲੋਕ ਪਰਲੋਕ ਸਵਾਰਦਾ ਹੈ ਤੇ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰੱਖਦਾ ਹੈ।
- ਗੁਰੂ ਸਾਹਿਬਾਂ ਨੇ ਸਮੁੱਚੀ ਮਨੁੱਖਤਾ ਲਈ ਇਕੋ ਧਰਮ ਹੀ ਮੰਨਿਆ ਹੈ, ਉਹ ਹੈ ‘ਸਬਦ’। ਸਬਦ ਰੋਸ਼ਨੀ ਦੇਣ ਵਾਲਾ ਹੈ, ਜਿਸ ਦੁਆਰਾ ਸੋਝੀ ਪ੍ਰਾਪਤ ਹੁੰਦੀ ਹੈ।
- ਸਬਦ ਵੇਖਣ ਲਈ ਕੋਈ ਲਿਖਾਈ ਨਹੀਂ ਹੈ, ਇਸ ਨੂੰ ਪੜ੍ਹਨਾਂ, ਸੁਣਨਾਂ ਤੇ ਵਿਚਾਰਨਾ ਹੈ। ਗੁਰੂ ਸਬਦ ਦੁਆਰਾ ਇਕ ਅਕਾਲ ਪੁਰਖ ਦੇ ਗੁਣ ਵਿਚਾਰਨੇ ਹਨ ਤੇ ਉਸ ਨਾਲ ਸੁਰਤ ਜੋੜਨੀ ਹੈ।
- ਗੁਰੂ ਦੇ ਸਬਦ ਤੋਂ ਬਿਨਾ ਮਨ ਦੀ ਮੈਲ ਨਹੀਂ ਉਤਰਦੀ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ, ਸਬਦ ਤੋਂ ਬਿਨਾ ਆਤਮਕ ਮੌਤ ਸਹੇਡ ਕੇ ਖੁਆਰ ਹੁੰਦੇ ਹਨ।
- ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸਬਦ ਵੱਸ ਜਾਂਦਾ ਹੈ, ਉਸ ਦਾ ਮਨ ਤੇ ਸਰੀਰ ਦੋਵੇਂ ਪਵਿੱਤਰ ਹੋ ਜਾਂਦੇ ਹਨ।
- ਗੁਰੂ ਦੇ ਸਬਦ ਵਿਚ ਸੁਰਤ ਜੋੜ ਕੇ, ਬਾਹਰੀ ਦੁਨੀਆਂ ਦੇ ਵਿਕਾਰਾਂ ਤੋਂ ਨਿਰਲੇਪ ਰਹਿਣਾਂ ਹੈ।
- ਗੁਰਬਾਣੀ ਦੁਆਰਾ ਸਾਵਧਾਨ ਤੇ ਇਕਾਗਰ ਚਿਤ ਹੋ ਕੇ ਅਕਾਲ ਪੁਰਖ ਦੀ ਸਿਫਤਿ-ਸਾਲਾਹ ਕਰਨੀ ਹੈ।
- ਗੁਰਬਾਣੀ ਦਾ ਕੀਰਤਨ, ਗੀਤ ਦੀ ਤਰ੍ਹਾਂ, ਮਨ ਨੂੰ ਖੁਸ਼ ਕਰਨ ਲਈ, ਵੱਖ ਵੱਖ ਟਿਊਨਾਂ ਵਿਚ ਗਾਇਨ ਨਹੀਂ ਕਰਨਾ ਹੈ। ਕੀਰਤਨ ਮਨ ਨੂੰ ਸਿਧੇ ਰਸਤੇ ਤੇ ਪਾਉਣ ਲਈ, ਰਹਾਉ ਦੀ ਪੰਗਤੀ ਦੀ ਟੇਕ ਲੈ ਕੇ ਕਰਨਾ ਹੈ।
- ਜੁਗੋ ਜੁਗ ਅਟੱਲ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਨੂੰ ਕੋਈ ਬਦਲ ਨਹੀਂ ਸਕਦਾ ਹੈ।
- ਗੁਰੂ ਦਾ ਸਬਦ ਹੀਰੇ ਵਰਗਾ ਹੈ, ਇਸ ਲਈ ਸਬਦ ਅਨੁਸਾਰ ਚਲਣਾਂ ਹੈ।
- ਜਿਸ ਤਰ੍ਹਾਂ ਸਮੁੰਦਰ ਬੇੜੀ ਤੋਂ ਬਿਨਾ ਪਾਰ ਨਹੀਂ ਹੋ ਸਕਦਾ ਹੈ, ਉਸੇ ਤਰ੍ਹਾਂ ਇਹ ਸੰਸਾਰ ਰੂਪੀ ਸਮੁੰਦਰ ਵਿਚ ਸਬਦ ਗੁਰੂ ਤੋਂ ਬਿਨਾ ਪਾਰ ਉਤਾਰਾ ਨਹੀਂ ਹੋ ਸਕਦਾ ਹੈ।
- ਗੁਰੂ ਰੁਖ ਦੀ ਤਰ੍ਹਾਂ, ਸੰਤੋਖ ਵਾਲਾ ਹੈ, ਜਿਸ ਨੂੰ ਧਰਮ ਰੂਪੀ ਫੁੱਲ ਲੱਗਦਾ ਹੈ ਤੇ ਗਿਆਨ ਰੂਪੀ ਫਲ ਲੱਗਦੇ ਹਨ। ਜਿਹੜਾ ਮਨੁੱਖ ਸਬਦ ਵਿਚ ਸੁਰਤ ਜੋੜਦਾ ਹੈ, ਉਹ ਹਮੇਸ਼ਾਂ ਆਨੰਦ ਮਾਣਦਾ ਰਹਿੰਦਾ ਹੈ।
- ਸਤਿਗੁਰ ਨਿਖਾਵੇ ਨੂੰ ਥਾਂ ਦਿੰਦਾ ਹੈ, ਪੜਦੇ ਢੱਕਦਾ ਹੈ, ਭੈੜੀ ਮਿਤਿ ਦੂਰ ਕਰਦਾ ਹੈ, ਮਾਇਆ ਦੇ ਬੰਧਨ ਕੱਟਦਾ ਹੈ, ਸੇਵਕ ਨੂੰ ਆਪਣਾ ਰੂਪ ਦੇ ਦਿੰਦਾ ਹੈ, ਰੱਖਿਆ ਕਰਦਾ ਹੈ, ਸਦਾ ਮੇਹਰ ਕਰਦਾ ਹੈ, ਨਾਮ-ਰੂਪੀ ਧਨ ਦਿੰਦਾ ਹੈ, ਲੋਕ ਪਰਲੋਕ ਸਵਾਰਦਾ ਹੈ।
- ਗੁਰੂ ਹੀ ਅਸਲ ਤੀਰਥ ਹੈ, ਪਾਰਜਾਤ ਰੁੱਖ ਹੈ, ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ।
- ਗੁਰੂ ਅਕਾਲ ਪੁਰਖੁ ਹੈ, ਤੇ ਅਕਾਲ ਪੁਰਖੁ ਗੁਰੂ ਹੈ, ਇਸ ਲਈ ਦੋਹਾਂ ਵਿਚ ਕੋਈ ਫਰਕ ਨਹੀਂ ਹੈ।
- ਗੁਰਸਿਖ, ਗੁਰੂ ਦੇ ਉਪਦੇਸ਼ ਅਨੁਸਾਰ ਚਲਦਾ ਹੈ, ਤੇ ਗੁਰੂ ਵਾਲੇ ਉਪਦੇਸ਼ ਦੀ ਲੜੀ ਨੂੰ ਸੱਚੀ ਬਾਣੀ ਅਨੁਸਾਰ ਚਲਾਂਦਾ ਹੈ।
- ਗੁਰੂ ਅਕਾਲ ਪੁਰਖੁ ਦੀ ਹਜ਼ੂਰੀ ਦਾ ਵਿਚੋਲਾ ਹੈ, ਤੇ ਅਕਾਲ ਪੁਰਖੁ ਤੋਂ ਵਿੱਛੁਤਿਆਂ ਨੂੰ ਮੁੜ ਉਸ ਨਾਲ ਮਿਲਾ ਦਿੰਦਾ ਹੈ।
- ਗੁਰੂ ਪੀਰ ਦੇ ਸਬਦ ਨੂੰ ਹਿਰਦੇ ਵਿਚ ਟਿਕਾ ਕੇ ਸਿੱਖ ਛੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ, ਪਰ ਗੁਰ-ਸਬਦ ਤੋਂ ਖੁੰਝ ਕੇ ਜਗਤ ਮਾਇਆ ਦੇ ਮੋਹ ਵਿਚ ਕਮਲਾ ਹੋਇਆ ਫਿਰਦਾ ਹੈ।
- ਜਤ, ਧੀਰਜ, ਮਤ, ਗਿਆਨ, ਭਉ, ਘਾਲ ਅਤੇ ਪ੍ਰੇਮ ਦੇ ਗੁਣ, ਇਕ ਸੱਚੀ ਟਕਸਾਲ ਹਨ, ਜਿਨ੍ਹਾਂ ਵਿਚ ਗੁਰੂ ਦਾ ਸਬਦ ਘੜਿਆ ਜਾਂਦਾ ਹੈ। ਗੁਰਬਾਣੀ ਅਨੁਸਾਰ ਅਕਾਲ ਪੁਰਖ ਦੇ ਗੁਣ ਵਿਚਾਰਨ ਨਾਲ, ਜਿਸ ਉੱਚੀ ਆਤਮਕ ਅਵਸਥਾ ਵਿਚ ਸਤਿਗੁਰ ਨੇ ਸਬਦ ਉਚਾਰਿਆ ਹੈ, ਸਿੱਖ ਵੀ ਉਸੇ ਆਤਮਕ ਅਵਸਥਾ ਤਕ ਪਹੁੰਚ ਸਕਦਾ ਹੈ।

**ਇਸ ਲਈ ਆਓ ਸਾਰੇ ਜਾਣੋ, ਸਰਬ ਸ੍ਰੇਸ਼ਟ ਧਰਮ, ਸਬਦ ਗੁਰੂ, ਗੁਰੂ ਗਰੰਥ ਸਾਹਿਬ ਤੋਂ ਸੇਧ ਲੈ ਕੇ ਆਪਣਾ ਮਨੁੱਖਾ ਜੀਵਨ ਸਫਲ ਕਰੀਏ।**

**“ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ”**

( ਡਾ: ਸਰਬਜੀਤ ਸਿੰਘ )  
ਆਰ ਐਚ ੧ / ਈ - ਈ, ਸੈਕਟਰ - ੮,  
ਵਾਸ਼ੀ, ਨਵੀਂ ਮੁਬਾਰੀ - ੪੦੦੨੦੩.

(Dr. Sarbjit Singh)  
RH1 / E-8, Sector-8,  
Vashi, Navi Mumbai - 400703.  
Email = sarbjitsingh@yahoo.com  
<http://www.geocities.com/sarbjitsingh/>, <http://www.gurbani.us>